

ਰਾਗੁ ਮਾੜ ਚਉਪਦੇ ਘਰੁ ੧ ਮਹਲਾ ੪  
 ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ  
 ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥ ਵਡਭਾਗੀ ਹਰਿ ਨਾਮੁ ਧਿਆਇਆ ॥ ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥ ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥ ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥ ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥ ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥ ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥ {ਪੰਨਾ ੯੪}

**ਪਦ ਅਰਥ :-** ਚਉਪਦੇ-ਚਾਰ ਪਦਾਂ ਵਾਲੇ, ਚਾਰ ਬੰਦਾਂ ਵਾਲੇ ਸ਼ਬਦ।

ਮੈ ਮਨਿ-ਮੇਰੇ ਮਨ ਵਿਚ। ਵਡਭਾਗੀ-ਵੱਡੇ ਭਾਗਾਂ ਨਾਲ। ਗੁਰਿ-ਗੁਰੂ ਦੀ ਰਾਹੀਂ। ਗੁਰਿ ਪੂਰੈ-ਪੂਰੇ ਗੁਰੂ ਦੀ ਰਾਹੀਂ; ਪੂਰੇ ਗੁਰੂ ਪਾਸੋਂ। ਸਿਧਿ-ਸਫਲਤਾ। ਚਲੈ-ਤੁਰਦਾ ਹੈ।੧।

ਪ੍ਰਾਣ ਸਖਾਈ-ਜਿੰਦ ਦਾ ਸਾਥੀ। ਗੁਰਿ ਪੂਰੈ-ਪੂਰੇ ਗੁਰੂ ਨੇ। ਨਿਹਚਲੁ-ਸਦਾ ਟਿਕੇ ਰਹਿਣ ਵਾਲਾ। ਪਲੈ-ਮੇਰੇ ਪੱਲੇ ਵਿਚ, ਮੇਰੇ ਪਾਸ।੨।

ਰਾਇਆ-ਪਾਤਿਸ਼ਾਹ। ਆਣਿ-ਲਿਆ ਕੇ। ਪ੍ਰਾਣ ਜੀਵਾਇਆ-ਜਿੰਦ ਦੇਣ ਵਾਲਾ, ਆਤਮਕ ਜੀਵਨ ਦੇਣ ਵਾਲਾ। ਹਉ-ਮੈਂ। ਪ੍ਰੀਤਮ-ਹੇ ਪ੍ਰੀਤਮ! ਨੀਰੁ-ਪਾਣੀ, ਅੱਖਾਂ ਵਿਚੋਂ ਪਾਣੀ। ਵਹੇ ਵਹਿ ਚਲੈ-ਵਗਦਾ ਜਾ ਰਿਹਾ ਹੈ।੩।

ਬਾਲ ਸਖਾਈ-ਬਾਲ-ਉਮਰ ਦਾ ਸਾਥੀ, ਬਚਪਨ ਦਾ ਸਾਥੀ। ਮਾਇ-ਹੇ ਮਾਂ! ਹਰਿ ਜੀਉ-ਹੇ ਹਰਿ ਜੀ! ਕਰਹੁ-ਕਰਦੇ ਹੋ। ਮੇਲਹੁ-ਤੁਸੀਂ ਮੇਲਦੇ ਹੋ।੪।

**ਅਰਥ :-** ਪਰਮਾਤਮਾ ਦਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ, ਪਰਮਾਤਮਾ ਮੈਨੂੰ ਮਨ ਵਿਚ ਪਿਆਰਾ ਲੱਗ ਰਿਹਾ ਹੈ। ਵੱਡੇ ਭਾਗਾਂ ਨਾਲ (ਹੀ) ਮੈਂ ਪਰਮਾਤਮਾ ਦਾ ਨਾਮ ਸਿਮਰਿਆ ਹੈ। ਪਰਮਾਤਮਾ ਦਾ ਨਾਮ ਸਿਮਰਨ ਦੀ ਇਹ ਸਫਲਤਾ ਮੈਂ ਪੂਰੇ ਗੁਰੂ ਦੀ ਰਾਹੀਂ ਹਾਸਲ ਕੀਤੀ ਹੈ (ਜਿਸ ਉਤੇ ਗੁਰੂ ਦੀ ਮਿਹਰ ਹੋਵੇ, ਉਸ ਨੂੰ ਇਹ ਦਾਤਿ ਮਿਲਦੀ ਹੈ) ਕੋਈ ਵਿਰਲਾ (ਵਡਭਾਗੀ) ਗੁਰੂ ਦੀ ਮਤਿ ਉਤੇ ਤੁਰਦਾ ਹੈ (ਤੇ ਨਾਮ ਸਿਮਰਦਾ ਹੈ)।੧।

(ਪੂਰੇ ਗੁਰੂ ਦੀ ਮਿਹਰ ਨਾਲ) ਮੈਂ ਪਰਮਾਤਮਾ ਦਾ ਨਾਮ (ਆਪਣੇ ਜੀਵਨ-ਸਫਰ ਵਾਸਤੇ) ਖਰਚ ਪੱਲੇ ਬੰਨ੍ਹ ਲਿਆ ਹੈ। ਇਹ ਹਰਿ-ਨਾਮ ਮੇਰੀ ਜਿੰਦ ਦਾ ਸਾਥੀ ਬਣ ਗਿਆ ਹੈ, (ਹੁਣ ਇਹ) ਸਦਾ ਮੇਰੇ ਨਾਲ ਰਹਿੰਦਾ ਹੈ (ਮੇਰੇ ਹਿਰਦੇ ਵਿਚ ਟਿਕਿਆ ਰਹਿੰਦਾ ਹੈ)। ਪੂਰੇ ਗੁਰੂ ਨੇ (ਇਹ) ਹਰਿ-ਨਾਮ (ਮੇਰੇ ਹਿਰਦੇ ਵਿਚ) ਪੱਕਾ ਕਰ ਕੇ ਟਿਕਾ ਦਿੱਤਾ ਹੈ, ਹਰਿ-ਨਾਮ ਧਨ ਮੇਰੇ ਪਾਸ ਹੁਣ ਸਦਾ ਟਿਕੇ ਰਹਿਣ ਵਾਲਾ ਧਨ ਹੋ ਗਿਆ ਹੈ।੨।

ਪਰਮਾਤਮਾ (ਹੀ) ਮੇਰਾ (ਅਸਲ) ਸੱਜਣ ਹੈ, ਪਰਮਾਤਮਾ ਹੀ ਮੇਰਾ ਪ੍ਰੀਤਮ ਪਾਤਿਸ਼ਾਹ ਹੈ, ਮੈਨੂੰ ਆਤਮਕ ਜੀਵਨ ਦੇਣ ਵਾਲਾ ਹੈ। (ਮੇਰੀ ਹਰ ਵੇਲੇ ਤਾਂਘ ਹੈ ਕਿ) ਕੋਈ (ਗੁਰਮੁਖ ਉਹ ਪ੍ਰੀਤਮ) ਲਿਆ ਕੇ ਮੈਨੂੰ ਮਿਲਾ ਦੇਵੇ।

ਹੇ ਮੇਰੇ ਪ੍ਰੀਤਮ ਪ੍ਰਭੂ! ਮੈਂ ਤੇਰਾ ਦਰਸ਼ਨ ਕਰਨ ਤੋਂ ਬਿਨਾ ਰਹਿ ਨਹੀਂ ਸਕਦਾ (ਤੇਰੇ ਵਿਛੋੜੇ ਵਿਚ ਮੇਰੀਆਂ ਅੱਖਾਂ ਵਿਚੋਂ ਬਿਰਹੋਂ ਦਾ) ਪਾਣੀ ਇਕ-ਸਾਰ ਚੱਲ ਪੈਂਦਾ ਹੈ। ੩।

ਹੇ ਮੇਰੀ ਮਾਂ! ਗੁਰੂ ਮੇਰਾ (ਅਜੇਹਾ) ਮਿਤ੍ਰ ਹੈ (ਜਿਵੇਂ) ਬਚਪਨ ਦਾ ਸਾਬਦੀ ਹੈ। ਮੈਂ ਗੁਰੂ ਦਾ ਦਰਸ਼ਨ ਕਰਨ ਤੋਂ ਬਿਨਾ ਰਹਿ ਨਹੀਂ ਸਕਦਾ (ਮੈਨੂੰ ਧੀਰਜ ਨਹੀਂ ਆਉਂਦੀ)।

ਹੇ ਦਾਸ ਨਾਨਕ! (ਆਖ-) ਹੇ ਪ੍ਰਭੂ ਜੀ! ਜਿਸ ਉਤੇ ਤੁਸੀਂ ਕਿਰਪਾ ਕਰਦੇ ਹੋ, ਉਸ ਨੂੰ ਗੁਰੂ ਮਿਲਾਂਦੇ ਹੋ, ਤੇ ਉਸ ਦੇ ਪੱਲੇ ਹਰਿ-ਨਾਮ ਧਨ ਇਕੱਠਾ ਹੋ ਜਾਂਦਾ ਹੈ। ੪।੧।

**ਮਾਝ ਮਹਲਾ ੪ ॥ ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥ ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥ ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈਂ ਹਰਿ ਪ੍ਰਭੂ ਪਿਆਰਾ ਦਸੈ ਜੀਉ ॥੧॥ ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥ ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ॥ ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੂ ਵਸੈ ਜੀਉ ॥ ੨॥ ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥ ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥ ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥੩॥ ਮੈਂ ਬਿਨੁ ਗੁਰੁ ਦੇਖੇ ਨੀਦ ਨਾ ਆਵੈ ॥ ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥੪॥੨॥ {ਪੰਨਾ ੯੪}**

**ਪਦ ਅਰਥ :-** ਮਧੁਸੂਦਨ-{ਮਧੁ-ਨਾਮ ਦੇ ਰਾਖਸ਼ ਨੂੰ ਮਾਰਨ ਵਾਲਾ, {ਮਧੁ ਮੂਦਨ} ਪਰਮਾਤਮਾ। ਮਨ ਤਨ ਪ੍ਰਾਨਾ- ਮੇਰੇ ਮਨ ਦਾ ਮੇਰੇ ਤਨ ਦਾ ਆਸਰਾ। ਹਉ-ਮੈਂ। ਵਡਭਾਗੀ-ਵੱਡੇ ਭਾਗਾਂ ਨਾਲ। ੧।

ਖੋਜੀ-ਖੋਜੀਂ, ਮੈਂ ਖੋਜਦਾ ਹਾਂ। ਭਾਲਿ-ਭਾਲ ਕਰ ਕੇ। ਭਾਲਾਈ-ਭਾਲਾਈ, ਭਾਲ ਕਰਾ ਕੇ। ਕਿਉ-ਕਿਵੇਂ ? ਮਾਈ-ਹੇ ਮਾਂ! ਮਿਲਿ-ਮਿਲ ਕੇ। ਖੋਜੁ ਦਸਾਈ-ਮੈਂ ਪਤਾ ਪੁੱਛਦਾ ਹਾਂ। ਦਸਾਈ-ਮੈਂ ਪੁੱਛਦਾ ਹਾਂ, ਦਸਾਈਂ। ੨।

ਹਮ-ਅਸੀ। ਦੀਨ-ਨਿਮਾਣੇ, ਅੰਵਾਣ। ਗੁਰ ਜਲ ਮਿਲਿ-ਗੁਰੂ-ਰੂਪ ਜਲ ਨੂੰ ਮਿਲ ਕੇ। ਵਿਗਸੈ-ਖਿੜ ਪੈਂਦਾ ਹੈ। ੩।

ਨੀਦ-ਆਤਮਕ ਸ਼ਾਂਤੀ। ਮਨ ਤਨਿ-ਮਨ ਵਿਚ ਤਨ ਵਿਚ। ਵੇਦਨ-ਪੀੜਾ। ਗੁਰ ਬਿਰਹੁ-ਗੁਰੂ ਦਾ ਵਿਛੋੜਾ। ਰਹਸੈ-ਖੁਸ਼ ਹੁੰਦਾ ਹੈ, ਆਨੰਦ ਹਾਸਲ ਕਰਦਾ ਹੈ। ੪।

**ਅਰਥ :-** ਪਰਮਾਤਮਾ ਮੇਰੇ ਮਨ ਦਾ ਆਸਰਾ ਹੈ, ਮੇਰੇ ਸਰੀਰ ਦਾ (ਗਿਆਨ-ਇੰਦ੍ਰਿਆਂ ਦਾ) ਆਸਰਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮੈਂ (ਜੀਵਨ-ਆਸਰਾ) ਨਹੀਂ ਜਾਣਦਾ। ਮੇਰੇ ਵੱਡੇ ਭਾਗਾਂ ਨੂੰ ਕੋਈ ਗੁਰਮੁਖ ਸੱਜਣ ਮੈਨੂੰ ਮਿਲ ਪਏ ਤੇ ਮੈਨੂੰ ਪਿਆਰੇ ਪ੍ਰਭੂ ਦਾ ਪਤਾ ਦੱਸ ਦੇਵੇ। ੧।

ਹੇ ਮੇਰੀ ਮਾਂ ! (ਇਸ ਖਾਤਰ ਕਿ) ਕਿਵੇਂ ਮੈਨੂੰ ਪਿਆਰਾ ਪ੍ਰੀਤਮ ਪ੍ਰਭੂ ਮਿਲ ਪਏ ਮੈਂ ਭਾਲ ਕਰ ਕੇ ਤੇ ਭਾਲ ਕਰਾ ਕੇ ਆਪਣਾ ਮਨ ਖੋਜਦਾ ਹਾਂ ਆਪਣਾ ਸਰੀਰ ਖੋਜਦਾ ਹਾਂ। ਸਾਧ ਸੰਗਤਿ ਵਿਚ (ਭੀ) ਮਿਲ ਕੇ (ਉਸ ਪ੍ਰੀਤਮ ਦਾ) ਪਤਾ ਪੁੱਛਦਾ ਹਾਂ (ਕਿਉਂਕਿ ਉਹ) ਹਰਿ-ਪ੍ਰਭੂ ਸਾਧ ਸੰਗਤਿ ਵਿਚ ਵੱਸਦਾ ਹੈ। ੨।

(ਹੇ ਪ੍ਰਭੂ !) ਅਸੀਂ ਤੇਰੇ ਅੰਵਾਣ ਬੱਚੇ ਹਾਂ। ਸਾਡੀ ਰੱਖਿਆ ਕਰ। (ਹੇ ਪ੍ਰਭੂ !) ਮੈਨੂੰ ਪਿਆਰਾ ਪ੍ਰੀਤਮ ਗੁਰੂ ਮਿਲਾ (ਵਿਕਾਰਾਂ ਤੋਂ ਉਹੀ ਮੇਰੀ) ਰਾਖੀ ਕਰਨ ਵਾਲਾ (ਹੈ)। ਪੂਰਾ ਗੁਰੂ ਸਤਿਗੁਰੂ (ਮੈਨੂੰ ਇਉਂ ਹੀ ਪਿਆਰਾ ਹੈ ਜਿਵੇਂ) ਮੇਰੀ ਮਾਂ ਤੇ ਮੇਰਾ ਪਿਉ ਹੈ (ਜਿਵੇਂ) ਪਾਣੀ ਨੂੰ ਮਿਲ ਕੇ ਕੌਲ-ਫੁੱਲ ਖਿੜਦਾ ਹੈ (ਤਿਵੇਂ) ਗੁਰੂ ਨੂੰ (ਮਿਲ ਕੇ ਮੇਰਾ ਹਿਰਦਾ ਖਿੜ ਪੈਂਦਾ ਹੈ)। ੩।

ਹੇ ਹਰੀ ! ਗੁਰੂ ਦਾ ਦਰਸ਼ਨ ਕਰਨ ਤੋਂ ਬਿਨਾ ਮੇਰੇ ਮਨ ਨੂੰ ਸ਼ਾਂਤੀ ਨਹੀਂ ਆਉਂਦੀ। ਗੁਰੂ ਤੋਂ ਵਿਛੋੜਾ (ਇਕ ਐਸੀ) ਪੀੜਾ (ਹੈ ਜੋ ਸਦਾ) ਮੇਰੇ ਮਨ ਵਿਚ ਮੇਰੇ ਤਨ ਵਿਚ ਲੱਗੀ ਰਹਿੰਦੀ ਹੈ। ਹੇ ਹਰੀ ! (ਮੇਰੇ ਉਤੇ) ਮਿਹਰ ਕਰ (ਮੈਨੂੰ) ਗੁਰੂ ਮਿਲਾ।

ਹੇ ਦਾਸ ਨਾਨਕ ! (ਆਪ-) ਗੁਰੂ ਨੂੰ ਮਿਲ ਕੇ (ਮਨ) ਖਿੜ ਪੈਂਦਾ ਹੈ। ੪। ੨।

**ਮਾਝ ਮਹਲਾ ੪ ॥** ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥ ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥ ਮਿਲਿ ਸਤ ਸੰਗਤਿ ਹਰਿ ਗੁਣ ਗਾਏ ਜਗੁ ਭਉਜਲੁ ਦੁਤਰੁ ਤਰੀਐ ਜੀਉ ॥੧॥ ਆਉ ਸਖੀ ਹਰਿ ਮੇਲੁ ਕਰੇਹਾ ॥ ਮੇਰੇ ਪ੍ਰੀਤਮ ਕਾ ਮੈ ਦੇਇ ਸੁਨੇਹਾ ॥ ਮੇਰਾ ਮਿਤ੍ਰੁ ਸਖਾ ਸੋ ਪ੍ਰੀਤਮੁ ਭਾਈ ਮੈ ਦਸੇ ਹਰਿ ਨਰਹਰੀਐ ਜੀਉ ॥੨॥ ਮੇਰੀ ਬੇਦਨ ਹਰਿ ਗੁਰ ਪੂਰਾ ਜਾਣੈ ॥ ਹਉ ਰਹਿ ਨ ਸਕਾ ਬਿਨੁ ਨਾਮ ਵਖਾਣੈ ॥ ਮੈ ਅਉਖਧੁ ਮੰਤ੍ਰੁ ਦੀਜੈ ਗੁਰ ਪੂਰੇ ਮੈ ਹਰਿ ਹਰਿਨਾਮਿ ਉਧਰੀਐ ਜੀਉ ॥੩॥ ਹਮ ਚਾਤ੍ਰਿਕ ਦੀਨ ਸਤਿਗੁਰ ਸਰਣਾਈ ॥ ਹਰਿ ਹਰਿ ਨਾਮੁ ਬੂੰਦ ਮੁਖਿ ਪਾਈ ॥ ਹਰਿ ਜਲਨਿਧਿ ਹਮ ਜਲ ਕੇ ਮੀਨੇ ਜਨ ਨਾਨਕ ਜਲ ਬਿਨੁ ਮਰੀਐ ਜੀਉ ॥੪॥੩॥ {ਪੰਨਾ ੯੫}

**ਪਦ ਅਰਥ :-** ਪੜੀਐ-(ਆਉ, ਰਲ ਕੇ) ਪੜ੍ਹੀਏ। ਗੁਣੀਐ-(ਆਉ, ਰਲ ਕੇ) ਵਿਚਾਰੀਏ। ਮਿਲਿ-ਮਿਲ ਕੇ। ਗਾਏ-ਗਾਇ, ਗਾ ਕੇ।

ਭਉਜਲੁ-ਸੰਸਾਰ-ਸਮੁੰਦਰ। ਦੁਤਰੁ-{ਦੁਸ਼ਟਰ} ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ। ੧।

ਸਖੀ-ਹੇ ਸਹੇਲੀ ! ਹੇ ਸਤਸੰਗੀ ! ਹਰਿ ਮੇਲੁ-ਹਰੀ ਦੀ ਪ੍ਰਾਪਤੀ ਵਾਲਾ ਇਕੱਠਾ, ਸਤਸੰਗ। ਕਰੇਹਾ-ਅਸੀਂ ਕਰੀਏ। ਮੈ-ਮੈਨੂੰ। ਦੇਇ-ਦੇਂਦਾ ਹੈ। ਸਖਾ-ਮਿਤ੍ਰ, ਸਾਥੀ। ਨਰਹਰੀਐ-ਨਰਹਰੀ, ਪਰਮਾਤਮਾ। ੨।

ਬੇਦਨ-ਪੀੜਾ। ਹਉ-ਮੈਂ। ਅਉਖਧੁ-(ਬੇਦਨ ਦੂਰ ਕਰਨ ਲਈ) ਦਵਾਈ। ਗੁਰ ਪੂਰੇ-ਹੇ ਪੂਰੇ ਗੁਰੂ ! ਨਾਮਿ-ਨਾਮ ਵਿਚ (ਜੋੜ ਕੇ)। ਉਧਰੀਐ-ਪਾਰ ਲੰਘਾ। ੩।

**ਚਾਤ੍ਰਿਕ-ਪਪੀਹੇ {ਨੋਟ :-** ਪ੍ਰਚਲਤ ਖਿਆਲ ਹੈ ਕਿ ਪਪੀਹਾ ਸੂਅਤੀ ਨਛੱਤ੍ਰ ਸਮੇਂ ਪਈ ਬੂੰਦ ਨੂੰ ਹੀ ਪੀਂਦਾ ਹੈ}। ਮੁਖਿ-ਮੂੰਹ ਵਿਚ। ਜਲ ਨਿਧਿ-ਪਾਣੀ ਦਾ ਖਜ਼ਾਨਾ, ਸਮੁੰਦਰ। ਮੀਨੇ-ਮੱਛੀਆਂ। ੪।

**ਅਰਥ :-** (ਹੇ ਸਤਸੰਗੀ ਮਿਤ੍ਰ ! ਆਉ ਰਲ ਕੇ ਅਸੀਂ) ਪਰਮਾਤਮਾ ਦੇ ਗੁਣਾਂ ਵਾਲੀ ਬਾਣੀ ਪੜ੍ਹੀਏ ਤੇ ਵਿਚਾਰੀਏ, ਪਰਮਾਤਮਾ ਦੇ ਨਾਮ ਦੀ ਕਥਾ ਹੀ ਸਦਾ ਸੁਣਦੇ ਰਹੀਏ। ਸਾਧ ਸੰਗਤਿ ਵਿਚ ਮਿਲ ਕੇ

ਪਰਮਾਤਮਾ ਦੀ (ਸਿਫ਼ਤਿ-ਸਾਲਾਹ) ਦੇ ਗੁਣ ਗਾ ਕੇ ਇਸ ਜਗਤ ਤੋਂ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ (ਸਿਫ਼ਤਿ-ਸਾਲਾਹ ਤੋਂ ਬਿਨਾ) ਜਿਸ ਤੋਂ ਪਾਰ ਲੰਘਣਾ ਬਹੁਤਾ ਅੱਖਾ ਹੈ। ੧।

ਹੇ ਸਤਸੰਗੀ ਮਿਤ੍ਰ! ਆਉ, ਪਰਮਾਤਮਾ (ਦੀ ਪ੍ਰਾਪਤੀ) ਵਾਲਾ ਸਤਸੰਗ ਬਣਾਈਏ। ਜੇਹੜਾ ਗੁਰਮੁਖਿ ਮੈਨੂੰ ਮੇਰੇ ਪ੍ਰੀਤਮ-ਪ੍ਰਭੂ ਦਾ ਸੁਨੇਹਾ ਦੇਵੇ, ਮੈਨੂੰ ਪਰਮਾਤਮਾ (ਦਾ ਬਹੁ-ਪਤਾ) ਦੱਸੇ ਉਹੀ ਮੇਰਾ ਮਿਤ੍ਰ ਹੈ ਮੇਰਾ ਸਾਬਿ ਹੈ, ਮੇਰਾ ਸੱਜਣ ਹੈ ਮੇਰਾ ਭਰਾ ਹੈ। ੨।

(ਹੇ ਸਤਸੰਗੀ ਮਿਤ੍ਰ!) ਪਰਮਾਤਮਾ (ਦਾ ਰੂਪ) ਪੂਰਾ ਗੁਰੂ (ਹੀ) ਮੇਰੀ ਪੀੜਾ ਜਾਣਦਾ ਹੈ ਕਿ ਪਰਮਾਤਮਾ ਦਾ ਨਾਮ ਉਚਾਰਨ ਤੋਂ ਬਿਨਾ ਮੈਨੂੰ ਧੀਰਜ ਨਹੀਂ ਆ ਸਕਦੀ। (ਇਸ ਵਾਸਤੇ ਮੈਂ ਗੁਰੂ ਅੱਗੇ ਹੀ ਬੇਨਤੀ ਕਰਦਾ ਹਾਂ ਤੇ ਆਖਦਾ ਹਾਂ-) ਹੇ ਪੂਰੇ ਸਤਿਗੁਰੂ! ਮੈਨੂੰ (ਆਪਣਾ) ਉਪਦੇਸ਼ ਦੇਹ (ਇਹੀ) ਦਵਾਈ (ਹੈ ਜੋ ਮੇਰੀ ਬੇਦਨ ਦੂਰ ਕਰ ਸਕਦਾ ਹੈ)। ਹੇ ਪੂਰੇ ਸਤਿਗੁਰੂ! ਮੈਨੂੰ ਪਰਮਾਤਮਾ ਦੇ ਨਾਮ ਵਿਚ (ਜੋੜ ਕੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ। ੩।

ਹੇ ਦਾਸ ਨਾਨਕ! (ਆਖ-) ਅਸੀਂ ਨਿਮਾਣੇ ਚਾਡ਼ਿਕ ਹਾਂ ਤੇ ਗੁਰੂ ਦੀ ਸਰਨ ਆਏ ਹਾਂ। (ਗੁਰੂ ਦੀ ਕਿਰਪਾ ਨਾਲ ਅਸਾਂ) ਪਰਮਾਤਮਾ ਦਾ ਨਾਮ ਮੂੰਹ ਵਿਚ ਪਾਇਆ ਹੈ (ਜਿਵੇਂ ਚਾਡ਼ਿਕ ਸੂਅਤੀ) ਬੂੰਦ (ਮੂੰਹ ਵਿਚ ਪਾਂਦਾ ਹੈ)। ਪਰਮਾਤਮਾ ਪਾਣੀ ਦਾ ਸਮੁੰਦਰ ਹੈ, ਅਸੀਂ ਉਸ ਪਾਣੀ ਦੀਆਂ ਮੱਛੀਆਂ ਹਾਂ, ਉਸ ਨਾਮ-ਜਲ ਤੋਂ ਬਿਨਾ ਆਤਮਕ ਮੌਤ ਆ ਜਾਂਦੀ ਹੈ (ਜਿਵੇਂ ਮੱਛੀ ਪਾਣੀ ਤੋਂ ਬਿਨਾ ਮਰ ਜਾਂਦੀ ਹੈ)। ੪। ੩।

**ਮਾਝ ਮਹਲਾ ੪ ॥** ਹਰਿ ਜਨ ਸੰਤ ਮਿਲਹੁ ਮੇਰੇ ਭਾਈ ॥ ਮੇਰਾ ਹਰਿ ਪ੍ਰਭੁ ਦਸਹੁ ਮੈ ਭੂਖ ਲਗਾਈ ॥ ਮੇਰੀ ਸਰਧਾ ਪੂਰਿ ਜਗਜੀਵਨ ਦਾਤੇ ਮਿਲਿ ਹਰਿ ਦਰਸਨਿ ਮਨੁ ਭੀਜੈ ਜੀਉ ॥੧॥ ਮਿਲਿ ਸਤਸੰਗਿ ਬੋਲੀ ਹਰਿ ਬਾਣੀ ॥ ਹਰਿ ਹਰਿ ਕਥਾ ਮੇਰੈ ਮਨਿ ਭਾਣੀ ॥ ਹਰਿ ਹਰਿ ਅੰਮ੍ਰਿਤੁ ਹਰਿ ਮਨਿ ਭਾਵੈ ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥੨॥ ਵਡਭਾਗੀ ਹਰਿ ਸੰਗਤਿ ਪਾਵਹਿ ॥ ਭਾਗਹੀਨ ਭਰਮਿ ਚੋਟਾ ਖਾਵਹਿ॥ ਬਿਨੁ ਭਾਗਾ ਸਤਸੰਗ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥ ਮੈ ਆਇ ਮਿਲਹੁ ਜਗਜੀਵਨ ਪਿਆਰੇ ॥ ਹਰਿ ਹਰਿ ਨਾਮੁ ਦਇਆ ਮਨਿ ਧਾਰੇ ॥ ਗੁਰਮਤਿ ਨਾਮੁ ਮੀਠਾ ਮਨਿ ਭਾਇਆ ਜਨ ਨਾਨਕ ਨਾਮਿ ਮਨੁ ਭੀਜੈ ਜੀਉ ॥੪॥੪॥ {ਪੰਨਾ ੯੫}

**ਪਦ ਅਰਥ :-** ਹਰਿ ਜਨ ਸੰਤ-ਹੇ ਹਰੀ ਜਨੋ! ਹੇ ਸੰਤ ਜਨੋ! ਭਾਈ-ਹੇ ਭਰਾਵੇ! ਮੈ-ਮੈਨੂੰ। ਜਗਜੀਵਨ-ਹੇ ਜਗ-ਜੀਵਨ! ਹੇ ਜਗਤ ਦੇ ਜੀਵਨ! ਮਿਲਿ-ਮਿਲ ਕੇ। ਦਰਸਨਿ-ਦਰਸਨ ਵਿਚ। ੧।

ਸਤਸੰਗਿ-ਸਤ ਸੰਗ ਵਿਚ। ਬੋਲੀ-ਬੋਲੀ, ਮੈਂ ਬੋਲਾਂ। ਮੇਰੈ ਮਨਿ-ਮੇਰੇ ਮਨ ਵਿਚ। ਭਾਣੀ-ਪਿਆਰੀ ਲੱਗ ਰਹੀ ਹੈ। ਅੰਮ੍ਰਿਤੁ-ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ੨।

ਵਡਭਾਗੀ-ਵੱਡੇ ਭਾਗਾਂ ਵਾਲੇ। ਭ੍ਰਮਿ-ਭਟਕਣਾ ਵਿਚ ਪੈ ਕੇ। ਭਰੀਜੈ-ਭਰ ਜਾਈਦਾ ਹੈ, ਲਿਬੜੀਦਾ ਹੈ। ੩।

ਮੈ-ਮੈਨੂੰ। ਆਇ-ਆ ਕੇ। ਦਇਆ ਧਾਰੇ-ਦਇਆ ਧਾਰਿ, ਦਇਆ ਧਾਰ ਕੇ। ਨਾਮਿ-ਨਾਮ ਵਿਚ। ੪।

**ਅਰਥ :-** ਹੇ ਹਰੀ ਜਨੋ! ਹੇ ਸੰਤ ਜਨੋ! ਹੇ ਮੇਰੇ ਭਰਾਵੇ! (ਮੈਨੂੰ) ਮਿਲੋ, ਮੈਨੂੰ ਮੇਰੇ ਹਰੀ ਪਰਮਾਤਮਾ ਦੀ ਦੱਸ ਪਾਵੇ, ਮੈਨੂੰ (ਉਸ ਦੇ ਦੀਦਾਰ ਦੀ) ਭੁੱਖ ਲੱਗੀ ਹੋਈ ਹੈ।

ਹੇ ਜਗਤ ਦੇ ਜੀਵਨ ਪ੍ਰਭੂ! ਹੇ ਦਾਤਾਰ! ਹੇ ਹਰੀ! ਮੇਰੀ ਇਹ ਸਰਧਾ ਪੂਰੀ ਕਰ ਕਿ ਤੇਰੇ ਦੀਦਾਰ ਵਿਚ ਲੀਨ ਹੋ ਕੇ ਮੇਰਾ ਮਨ (ਤੇਰੇ ਨਾਮ-ਅੰਮ੍ਰਿਤ ਨਾਲ) ਤਰੋ-ਤਰ ਹੋ ਜਾਏ। ੧।

(ਮੇਰਾ ਮਨ ਲੋਚਦਾ ਹੈ ਕਿ) ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਾਂ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੇਰੇ ਮਨ ਵਿਚ ਪਿਆਰੀਆਂ ਲੱਗ ਰਹੀਆਂ ਹਨ।

ਆਤਮਕ ਜੀਵਨ ਦੇਣ ਵਾਲਾ ਪ੍ਰਭੂ ਦਾ ਨਾਮ-ਜਲ ਮੇਰੇ ਮਨ ਵਿਚ ਚੰਗਾ ਲਗ ਰਿਹਾ ਹੈ। ਇਹ ਨਾਮ-ਜਲ ਸਤਿਗੁਰੂ ਨੂੰ ਮਿਲ ਕੇ ਹੀ ਪੀਤਾ ਜਾ ਸਕਦਾ ਹੈ। ੨।

ਵੱਡੇ ਭਾਗਾਂ ਵਾਲੇ ਮਨੁੱਖ ਪ੍ਰਭੂ ਦਾ ਮਿਲਾਪ ਕਰਾਣ ਵਾਲੀ ਸਾਧ ਸੰਗਤਿ ਪ੍ਰਾਪਤ ਕਰਦੇ ਹਨ। ਪਰ ਨਿਭਾਗੇ ਬੰਦੇ ਭਟਕਣਾ ਪੈ ਕੇ ਚੋਟਾਂ ਖਾਂਦੇ ਹਨ (ਵਿਕਾਰਾਂ ਦੀਆਂ ਸੱਟਾਂ ਸਹਾਰਦੇ ਹਨ)। ਚੰਗੀ ਕਿਸਮਤ ਤੋਂ ਬਿਨਾ ਸਾਧ ਸੰਗਤਿ ਨਹੀਂ ਮਿਲਦੀ। ਸਾਧ ਸੰਗਤਿ ਤੋਂ ਬਿਨਾ (ਮਨੁੱਖ ਦਾ ਮਨ ਵਿਕਾਰਾਂ ਦੀ) ਮੈਲ ਨਾਲ ਲਿਬੜਿਆ ਰਹਿੰਦਾ ਹੈ। ੩।

ਹੇ ਜਗਤ ਨੂੰ ਜੀਵਨ ਦੇਣ ਵਾਲੇ ਪਿਆਰੇ ਪ੍ਰਭੂ! ਆ ਕੇ ਮੈਨੂੰ ਮਿਲ। ਹੇ ਹਰੀ! ਆਪਣੇ ਮਨ ਵਿਚ ਦਇਆ ਧਰ ਕੇ ਮੈਨੂੰ ਆਪਣਾ ਨਾਮ ਦੇਹ।

ਹੇ ਦਾਸ ਨਾਨਕ! (ਆਖ-) ਗੁਰੂ ਦੀ ਮਤਿ ਦੀ ਬਰਕਤਿ ਨਾਲ (ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦਾ ਨਾਮ ਮਿੱਠਾ ਲੱਗਦਾ ਹੈ ਪਿਆਰਾ ਲੱਗਦਾ ਹੈ, ਉਸ ਦਾ ਮਨ (ਸਦਾ) ਨਾਮ ਵਿਚ ਹੀ ਭਿੱਜਿਆ ਰਹਿੰਦਾ ਹੈ। ੪। ੪।

**ਮਾਝ ਮਹਲਾ ੪ ॥** ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥ ਮਨੁ ਹਰਿ ਰੰਗਿ ਰਾਤਾ ਹਰਿਰਸੁ ਪੀਆਇਆ ॥ ਹਰਿ ਹਰਿ ਨਾਮੁ ਮੁਖਿ ਹਰਿ ਹਰਿ ਬੋਲੀ ਮਨੁ ਹਰਿਰਸਿ ਟੁਲਿ ਟੁਲਿ ਪਉਦਾ ਜੀਉ ॥੧॥ ਆਵਹੁ ਸੰਤ ਮੈ ਗਲਿ ਮੇਲਾਈਐ ॥ ਮੇਰੇ ਪ੍ਰੀਤਮ ਕੀ ਮੈ ਕਥਾ ਸੁਣਾਈਐ ॥ ਹਰਿ ਕੇ ਸੰਤ ਮਿਲਹੁ ਮਨੁ ਦੇਵਾ ਜੋ ਗੁਰਬਾਣੀ ਮੁਖਿ ਚਉਦਾ ਜੀਉ ॥੨॥ ਵਡਭਾਗੀ ਹਰਿ ਸੰਤੁ ਮਿਲਾਇਆ ॥ ਗੁਰਿ ਪੂਰੈ ਹਰਿਰਸੁ ਮੁਖਿ ਪਾਇਆ ॥ ਭਾਗਹੀਨ ਸਤਿਗੁਰੁ ਨਹੀਂ ਪਾਇਆ ਮਨਮੁਖ ਗਰਭ ਜੂਨੀ ਨਿਤਿ ਪਉਦਾ ਜੀਉ ॥੩॥ ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ ਮਲੁ ਹਉਮੈ ਬਿਖਿਆ ਸਭ ਨਿਵਾਰੀ ॥ ਨਾਨਕ ਹਟ ਪਟਣ ਵਿਚ ਕਾਂਇਆ ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥੪॥੫॥ {ਪੰਨਾ ੯੫}

**ਪਦ ਅਰਥ :-** ਗਿਆਨੁ-ਜਾਣ-ਪਛਾਣ, ਢੂੰਘੀ ਸਾਂਝ। ਰੰਗਿ-ਰੰਗ ਵਿਚ। ਰਾਤਾ-ਰੰਗਿਆ ਹੋਇਆ। ਮੁਖਿ-ਮੂੰਹ ਨਾਲ। ਬੋਲੀ-ਬੋਲੀਂ, ਮੈਂ ਬੋਲਦਾ ਹਾਂ। ਹਰਿ ਰਸਿ-ਹਰੀ-ਨਾਮ ਦੇ ਰਸ ਵਿਚ। ਟੁਲਿ ਟੁਲਿ-ਡੁਲੁ ਡੁਲੁ, ਉਛਲ ਉਛਲ। ਪਉਦਾ-ਪੈਂਦਾ। ੧।

ਗਲਿ-ਗਲ ਨਾਲ। ਮੈ-ਮੈਨੂੰ। ਦੇਵਾ-ਦੇਵਾਂ, ਮੈਂ ਦੇ ਦਿਆਂ। ਚਉਦਾ-ਬੋਲਦਾ। ੨।

ਸੰਤ-ਗੁਰੂ। ਗੁਰਿ ਪੂਰੈ-ਪੂਰੇ ਗੁਰੂ ਨੇ। ਮਨਮੁਖ-ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਨਿਤਿ-ਸਦਾ। ੩।

ਦਇਆਲਿ-ਦਇਆਲ ਨੇ। ਪ੍ਰਭਿ-ਪ੍ਰਭੂ ਨੇ। ਦਇਆਲ ਪ੍ਰਭਿ-ਦਇਆਲ ਪ੍ਰਭੂ ਨੇ। ਬਿਖਿਆ-ਮਾਇਆ। ਨਿਵਾਰੀ-ਦੂਰ ਕਰ ਦਿੱਤੀ। ਪਟਣ-ਸ਼ਹਰ। ਕਾਂਇਆ-ਸਰੀਰ। ਗੁਰਮੁਖਿ-ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ। ੪।

**ਅਰਥ :-** ਮੈਂ ਗੁਰੂ ਦੀ ਦਿੱਤੀ ਹੋਈ ਪਰਮਾਤਮਾ ਨਾਲ ਡੂੰਘੀ ਸਾਂਝ ਪ੍ਰਾਪਤ ਕਰ ਲਈ ਹੈ, ਮੈਨੂੰ ਪਰਮਾਤਮਾ ਦਾ ਨਾਮ-ਰਸ ਮਿਲ ਗਿਆ ਹੈ। ਮੇਰਾ ਮਨ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਗਿਆ ਹੈ, ਮੈਨੂੰ (ਗੁਰੂ ਨੇ) ਪਰਮਾਤਮਾ ਦਾ ਨਾਮ-ਰਸ ਪਿਲਾ ਦਿੱਤਾ ਹੈ। (ਹੁਣ) ਮੈਂ ਸਦਾ ਪਰਮਾਤਮਾ ਦਾ ਨਾਮ ਮੂੰਹ ਨਾਲ ਉਚਾਰਦਾ ਰਹਿੰਦਾ ਹਾਂ, ਪਰਮਾਤਮਾ ਦੇ ਨਾਮ-ਰਸ ਵਿਚ ਮੇਰਾ ਮਨ ਉਛਲ ਉਛਲ ਪੈਂਦਾ ਹੈ। ੧।

ਹੇ ਸੰਤ ਜਨੋ! ਆਵੋ, ਮੈਨੂੰ ਆਪਣੇ ਗਲ ਨਾਲ ਲਾ ਲਵੋ, ਤੇ ਮੈਨੂੰ ਮੇਰੇ ਪ੍ਰੀਤਮ ਪ੍ਰਭੂ ਦੀਆਂ ਸਿਫਤਿ-ਸਾਲਾਹ ਦੀਆਂ ਗੱਲਾਂ ਸੁਣਾਵੋ। ਹੇ ਪ੍ਰਭੂ ਦੇ ਸੰਤ ਜਨੋ! ਮੈਨੂੰ ਮਿਲੋ। ਜੇਹੜਾ ਕੋਈ ਸਤਿਗੁਰੂ ਦੀ ਬਾਣੀ ਮੂੰਹ ਨਾਲ ਉਚਾਰਦਾ ਹੈ (ਤੇ ਮੈਨੂੰ ਸੁਣਾਂਦਾ ਹੈਂ) ਮੈਂ ਆਪਣਾ ਮਨ ਉਸ ਦੇ ਹਵਾਲੇ ਕਰਦਾ ਹਾਂ। ੨।

ਮੇਰੇ ਵੱਡੇ ਭਾਗਾਂ ਨਾਲ ਪਰਮਾਤਮਾ ਨੇ ਮੈਨੂੰ ਗੁਰੂ ਮਿਲਾ ਦਿੱਤਾ, ਤੇ (ਉਸ) ਪੂਰੇ ਗੁਰੂ ਨੇ ਪਰਮਾਤਮਾ ਦਾ ਨਾਮ-ਰਸ ਮੇਰੇ ਮੂੰਹ ਵਿਚ ਪਾ ਦਿੱਤਾ ਹੈ। ਨਿਭਾਗੇ ਬੰਦਿਆਂ ਨੂੰ ਹੀ ਸਤਿਗੁਰੂ ਨਹੀਂ ਮਿਲਦਾ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਰਹਿੰਦਾ ਹੈ, ਉਹ ਸਦਾ ਜੂਨਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ। ੩।

ਦਇਆ ਦੇ ਘਰ ਪ੍ਰਭੂ ਨੇ ਜਿਸ ਮਨੁੱਖ ਉੱਤੇ ਮਿਹਰ ਕੀਤੀ, ਉਸ ਨੇ (ਆਪਣੇ ਅੰਦਰੋਂ) ਹਉਮੈ ਦੀ ਮੈਲ ਮਾਇਆ ਦੀ ਮੈਲ ਸਾਰੀ ਹੀ ਢੂਰੀ ਕਰ ਲਈ।

ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੁੰਦੇ ਹਨ, ਉਹ (ਆਪਣੇ) ਸਰੀਰ-ਹੱਟ ਵਿਚ ਹੀ ਸਰੀਰ-ਸ਼ਹਰ ਵਿਚ ਹੀ (ਟਿਕ ਕੇ) ਪਰਮਾਤਮਾ ਦੇ ਨਾਮ ਦਾ ਸੌਦਾ ਖਰੀਦਦੇ ਹਨ। ੪। ੫।

**ਮਾਝ ਮਹਲਾ ੪ ॥** ਹਉ ਗੁਣ ਗੋਬਿੰਦ ਹਰਿ ਨਾਮੁ ਧਿਆਈ ॥ ਮਿਲਿ ਸੰਗਤਿ ਮਨਿ ਨਾਮੁ ਵਸਾਈ ॥ ਹਰਿ ਪ੍ਰਭ ਅਗਮ ਅਗੋਚਰ ਸੁਆਮੀ ਮਿਲਿ ਸਤਿਗੁਰ ਹਰਿ ਰਸੁ ਕੀਚੈ ਜੀਉ ॥੧॥ ਧਨੁ ਧਨੁ ਹਰਿਜਨ ਜਿਨ ਹਰਿ ਪ੍ਰਭੁ ਜਾਤਾ ॥ ਜਾਇ ਪੁਛਾ ਜਨ ਹਰਿ ਕੀ ਬਾਤਾ ॥ ਪਾਵ ਮਲੋਵਾ ਮਲਿ ਮਲਿ ਧੋਵਾ ਮਿਲਿ ਹਰਿਜਨ ਹਰਿਸਰੁ ਪੀਚੈ ਜੀਉ ॥੨॥ ਸਤਿਗੁਰ ਦੇਤੈ ਨਾਮੁ ਦਿੜਾਇਆ ॥ ਵਡਭਾਗੀ ਗੁਰ ਦਰਸਨੁ ਪਾਇਆ ॥ ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ ॥੩॥ ਹਰਿ ਸਤਸੰਗਤਿ ਸਤਪੁਰਖੁ ਮਿਲਾਈਐ ॥ ਮਿਲਿ ਸਤਸੰਗਤਿ ਹਰਿ ਨਾਮੁ ਧਿਆਈਐ ॥ ਨਾਨਕ ਹਰਿ ਕਥਾ ਸੁਣੀ ਮੁਖਿ ਬੋਲੀ ਗੁਰਮਤਿ ਹਰਿਨਾਮਿ ਪਰੀਚੈ ਜੀਉ ॥੪॥੬॥ {ਪੰਨਾ ੯੫}

**ਪਦ ਅਰਥ :-** ਮਿਲਿ-ਮਿਲ ਕੇ। ਮਨਿ-ਮਨ ਵਿਚ। ਵਸਾਈ-ਵਸਾਈਂ, ਮੈਂ ਵਸਾਵਾਂ। ਹਉ-ਮੈਂ। ਪ੍ਰਭ-ਹੇ ਪ੍ਰਭੂ! ਅਗਮ-ਹੇ ਅਪਹੁੰਚ ਪ੍ਰਭੂ! ਅਗੋਚਰ-ਉਹ ਪ੍ਰਭੂ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਕੀਚੈ-ਕੀਤਾ ਜਾ ਸਕੇ। ੧।

ਜਿਨ-ਜਿਨ੍ਹਾਂ ਨੇ। ਜਾਤਾ-ਪਛਾਣਿਆ, ਛੂੰਘੀ ਸਾਂਝ ਪਾਈ। ਜਾਇ-ਜਾ ਕੇ। ਪੁਛਾ-ਪੁੱਛਾਂ। ਪਾਵ-  
{‘ਪਾਉ’ ਤੋਂ ਬਹੁ-ਵਚਨ} ਪੈਰ। ਮਲੋਵਾ-ਮਲੋਵਾਂ, ਮਲਾਂ। ਮਲਿ-ਮਲ ਕੇ। ਪੀਚੈ-ਪੀਤਾ ਜਾਏ। ੨।

ਦਾਤੈ-ਦਾਤੇ ਨੇ। ਦਿੜਾਇਆ-(ਹਿਰਦੇ ਵਿਚ) ਪੱਕਾ ਕਰ ਦਿੱਤਾ। ਸਚੁ-ਸਦਾ-ਬਿਰ ਰਹਿਣ ਵਾਲਾ।  
ਬੋਲੀ-ਬੋਲੀਂ, ਮੈਂ ਬੋਲਾਂ। ਗੁਰਿ ਪੂਰੈ-ਪੂਰੇ ਗੁਰੂ ਦੀ ਰਾਹੀਂ। ਲੀਚੈ-ਲਿਆ ਜਾ ਸਕਦਾ ਹੈ। ੩।

ਹਰਿ-ਹੇ ਹਰੀ! ਧਿਆਈਐ-ਧਿਆਇਆ ਜਾ ਸਕਦਾ ਹੈ। ਸੁਣੀ-ਮੈਂ ਸੁਣਾਂ। ਬੋਲੀ-ਮੈਂ ਬੋਲਾਂ।  
ਪਰੀਚੈ-ਪਰੀਚਦਾ ਹੈ। ੪।

**ਅਰਥ :-** (ਮੇਰੀ ਅਰਦਾਸਿ ਹੈ ਕਿ) ਮੈਂ ਗੋਬਿੰਦ ਦੇ ਗੁਣ ਗਾਵਾਂ, ਮੈਂ ਹਰੀ ਦਾ ਨਾਮ ਸਿਮਰਾਂ, ਤੇ ਸਾਧ  
ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਵਾਂ। ਹੇ ਹਰੀ! ਹੇ ਪ੍ਰਭੂ! ਹੇ  
ਅਪਹੁੰਚ (ਪ੍ਰਭੂ)! ਹੇ ਅਗੋਚਰ (ਪ੍ਰਭੂ)! ਹੇ ਸੁਆਮੀ! (ਜੇ ਤੇਰੀ ਮਿਹਰ ਹੋਵੇ ਤਾਂ) ਸਤਿਗੁਰੂ ਨੂੰ ਮਿਲ ਕੇ ਤੇਰੇ  
ਨਾਮ ਦਾ ਆਨੰਦ ਮਾਣਿਆ ਜਾ ਸਕਦਾ ਹੈ। ੧।

ਭਾਗਾਂ ਵਾਲੇ ਹਨ ਪਰਮਾਤਮਾ ਦੇ ਉਹ ਸੇਵਕ ਜਿਨ੍ਹਾਂ ਨੇ ਹਰਿ-ਪ੍ਰਭੂ ਨਾਲ ਛੂੰਘੀ ਸਾਂਝ ਪਾ ਰੱਖੀ ਹੈ।  
(ਮੇਰਾ ਜੀ ਲੋਚਦਾ ਹੈ ਕਿ) ਮੈਂ ਉਹਨਾਂ ਹਰਿ-ਜਨਾਂ ਕੋਲ ਜਾ ਕੇ ਹਰੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ  
ਪੁੱਛਾਂ। ਮੈਂ ਉਹਨਾਂ ਦੇ ਪੈਰ ਘੁੱਟਾਂ, (ਉਹਨਾਂ ਦੇ ਪੈਰ) ਮਲ ਮਲ ਕੇ ਧੋਵਾਂ। ਹਰੀ ਦੇ ਸੇਵਕਾਂ ਨੂੰ ਹੀ ਮਿਲ ਕੇ  
ਹਰੀ ਦਾ ਨਾਮ-ਰਸ ਪੀਤਾ ਜਾ ਸਕਦਾ ਹੈ। ੨।

(ਨਾਮ ਦੀ ਦਾਤਿ) ਦੇਣ ਵਾਲੇ ਸਤਿਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ  
ਹੈ, ਵੱਡੇ ਭਾਗਾਂ ਨਾਲ ਮੈਨੂੰ ਗੁਰੂ ਦਾ ਦਰਸ਼ਨ ਪ੍ਰਾਪਤ ਹੋਇਆ। ਹੁਣ ਮੈਂ ਆਤਮਕ ਜੀਵਨ ਦੇਣ ਵਾਲਾ ਨਾਮ-  
ਰਸ ਮਾਣਦਾ ਹਾਂ ਤੇ ਸਦਾ ਕਾਇਮ ਰਹਿਣ ਵਾਲਾ ਅੰਮ੍ਰਿਤ ਨਾਮ (ਮੂੰਹੋਂ) ਉਚਾਰਦਾ ਹਾਂ। ਪੂਰੇ ਗੁਰੂ ਦੀ ਰਾਹੀਂ  
(ਹੀ) ਇਹ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਲਿਆ ਜਾ ਸਕਦਾ ਹੈ। ੩।

ਹੇ ਹਰੀ! ਮੈਨੂੰ ਸਾਧ ਸੰਗਤਿ ਮਿਲਾ, ਮੈਨੂੰ ਸਤਿਗੁਰੂ ਮਿਲਾ। ਸਾਧ ਸੰਗਤਿ ਵਿਚ ਮਿਲ ਕੇ ਹੀ ਹਰਿ-  
ਨਾਮ ਸਿਮਰਿਆ ਜਾ ਸਕਦਾ ਹੈ। ਹੇ ਨਾਨਕ! (ਅਰਦਾਸ ਕਰ ਕਿ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ  
ਸਰਨ ਪੈ ਕੇ) ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਦਾ ਰਹਾਂ ਤੇ ਮੂੰਹੋਂ ਬੋਲਦਾ ਰਹਾਂ। ਗੁਰੂ  
ਦੀ ਮਤਿ ਲੈ ਕੇ (ਮਨ) ਪਰਮਾਤਮਾ ਦੇ ਨਾਮ ਵਿਚ ਪਰਚਿਆ ਰਹਿੰਦਾ ਹੈ। ੪। ੬।

**ਮਾਝ ਮਹਲਾ ੪ ॥ ਆਵਹੁ ਭੈਣੇ ਤੁਸੀ ਮਿਲਹੁ ਪਿਆਰੀਆ ॥ ਜੋ ਮੇਰਾ ਪ੍ਰੀਤਮੁ ਦਸੇ ਤਿਸ ਕੈ ਹਉ  
ਵਾਰੀਆ ॥ ਮਿਲਿ ਸਤਸੰਗਤਿ ਲਧਾ ਹਰਿ ਸਜਣੁ ਹਉ ਸਤਿਗੁਰ ਵਿਟਹੁ ਘੁਮਾਈਆ ਜੀਉ ॥੧॥ ਜਹ ਜਹ  
ਦੇਖਾ ਤਹ ਤਹ ਸੁਆਮੀ ॥ ਤੂ ਘਟਿ ਘਟਿ ਰਵਿਆ ਅੰਤਰਜਾਮੀ ॥ ਗੁਰਿ ਪੂਰੈ ਹਰਿ ਨਾਲਿ ਦਿਖਾਲਿਆ ਹਉ  
ਸਤਿਗੁਰ ਵਿਟਹੁ ਸਦ ਵਾਰਿਆ ਜੀਉ ॥੨॥ ਏਕੋ ਪਵਣੁ ਮਾਟੀ ਸਭ ਏਕਾ ਸਭ ਏਕਾ ਜੋਤਿ ਸਬਾਈਆ ॥  
ਸਭ ਇਕਾ ਜੋਤਿ ਵਰਤੈ ਭਿਨਿ ਭਿਨਿ, ਨ ਰਲਈ ਕਿਸੈ ਦੀ ਰਲਾਈਆ ॥ ਗੁਰ ਪਰਸਾਦੀ ਇਕੁ ਨਦਰੀ  
ਆਇਆ ਹਉ ਸਤਿਗੁਰ ਵਿਟਹੁ ਵਤਾਇਆ ਜੀਉ ॥੩॥ ਜਨੁ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਗੁਰੁ ਸਿਖਾਂ ਕੈ  
ਮਨਿ ਪਿਆਰੀ ਭਾਣੀ ॥ ਉਪਦੇਸੁ ਕਰੇ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥੪॥੭॥  
ਸਤ ਚਉਪਦੇ ਮਹਲੇ ਚਉਬੇ ਕੇ ॥ {ਪੰਨਾ ੯੬}**

**ਪਦ ਅਰਥ :-** ਭੈਣੇ ਪਿਆਰੀਆ-ਹੇ ਪਿਆਰੀ ਭੈਣੋ! ਹੇ ਸਤਸੰਗਿਓ! ਤਿਸ ਕੈ-ਉਸ ਤੋਂ। ਹਉ-ਮੈਂ। ਵਾਰੀਆ-ਸਦਕੇ ਹਾਂ। ਮਿਲਿ-ਮਿਲ ਕੇ। ਵਿਟਹੁ-ਤੋਂ। ਘੁਮਾਈਆ-ਕੁਰਬਾਨ ਹਾਂ {ਇਸਤ੍ਰੀ-ਲਿੰਗ}। ੧।

ਜਹ ਜਹ-ਜਿਥੇ ਜਿਥੇ। ਤਹ ਤਹ-ਉਥੇ ਉਥੇ। ਦੇਖਾ-ਦੇਖਾਂ, ਮੈਂ ਦੇਖਦਾ ਹਾਂ। ਸੁਆਮੀ-ਹੇ ਸੁਆਮੀ! ਘਟਿ ਘਟਿ-ਹਰੇਕ ਘਟ ਵਿਚ। ਅੰਤਰਜਾਮੀ-ਹੇ ਅੰਤਰਜਾਮੀ! ਹੇ ਸਭ ਦੇ ਦਿਲ ਦੀ ਜਾਣਨ ਵਾਲੇ! ਗੁਰਿ ਪੂਰੈ-ਪੂਰੇ ਗੁਰੂ ਨੇ। ਸਦ-ਸਦਾ। ਵਾਰਿਆ-ਕੁਰਬਾਨ {ਪੁਲਿੰਗ}। ੨।

ਪਵਣੁ-ਹਵਾ, ਸੁਆਸ। ਮਾਟੀ-ਮਿੱਟੀ ਤੱਤ, ਸਰੀਰ। ਸਬਾਈਆ-ਸਾਰੀ। ਵਰਤੈ-ਮੌਜੂਦ ਹੈ। ਭਿਨਿ ਭਿਨਿ-ਵੱਖ ਵੱਖ ਸਰੀਰ ਵਿਚ। ਨ ਰਲਈ-ਨ ਰਲੈ, ਮਿਲਦੀ ਨਹੀਂ। ਇਕੁ-ਇੱਕ ਪਰਮਾਤਮਾ। ਵਤਾਇਆ-ਕੁਰਬਾਨ {ਪੁਲਿੰਗ}। ੩।

ਜਨੁ-ਦਾਸ {ਇਕ-ਵਚਨ}। ਨਾਨਕੁ ਬੋਲੈ-ਨਾਨਕ ਬੋਲਦਾ ਹੈ। {ਨੋਟ :- ਲੱਫਜ਼ ‘ਨਾਨਕ’ ਅਤੇ ‘ਨਾਨਕੁ’ ਦਾ ਫਰਕ ਚੇਤੇ ਰੱਖਣ-ਜੋਗ ਹੈ}। ਅੰਮ੍ਰਿਤ-ਆਤਮਕ ਜੀਵਨ ਦੇਣ ਵਾਲੀ, ਆਤਮਕ ਮੌਤ ਤੋਂ ਬਚਾਣ ਵਾਲੀ। ਕੈ ਮਨਿ-ਦੇ ਮਨ ਵਿਚ। ਭਾਣੀ-ਪਸੰਦ ਹੈ। ਪਰਉਪਕਾਰੀ-ਹੋਰਨਾਂ ਦਾ ਭਲਾ ਕਰਨ ਵਾਲਾ। ੪।

**ਅਰਥ :-** ਹੇ ਪਿਆਰੀ ਭੈਣੋ! (ਹੇ ਸਤਸੰਗੀਹੋ!) ਤੁਸੀ ਆਵੇ ਤੇ ਰਲ ਕੇ ਬੈਠੋ। ਜੇਹੜੀ ਭੈਣ ਮੈਨੂੰ ਮੇਰੇ ਪ੍ਰੀਤਮ ਦੀ ਦੱਸ ਪਾਇਗੀ, ਮੈਂ ਉਸ ਤੋਂ ਸਦਕੇ ਜਾਵਾਂਗੀ। ਸਾਧ ਸੰਗਤਿ ਵਿਚ ਮਿਲ ਕੇ (ਗੁਰੂ ਦੀ ਰਾਹੀਂ) ਮੈਂ ਸੱਜਣ ਪ੍ਰਭੂ ਲੱਭਾ ਹੈ, ਮੈਂ ਗੁਰੂ ਤੋਂ ਕੁਰਬਾਨ ਜਾਂਦੀ ਹਾਂ। ੧।

ਹੇ ਸੁਆਮੀ! ਮੈਂ ਜਿਧਰ ਜਿਧਰ ਵੇਖਦਾ ਹਾਂ ਉਧਰ ਉਧਰ ਹੀ ਤੂੰ ਹੈਂ। ਹੇ ਅੰਤਰਜਾਮੀ! ਤੂੰ ਹਰੇਕ ਸਰੀਰ ਵਿਚ ਵਿਆਪਕ ਹੈਂ। ਮੈਂ ਪੂਰੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਪੂਰੇ ਗੁਰੂ ਨੇ ਮੈਨੂੰ ਪਰਮਾਤਮਾ ਮੇਰੇ ਨਾਲ ਵੱਸਦਾ ਵਿਖਾ ਦਿੱਤਾ ਹੈ। ੧।

(ਹੇ ਭਾਈ!) (ਸਾਰੇ ਸਰੀਰਾਂ ਵਿਚ) ਇਕੋ ਹੀ ਹਵਾ (ਸੁਆਸ) ਹੈ, ਮਿੱਟੀ ਤੱਤ ਭੀ ਸਾਰੇ ਸਰੀਰਾਂ ਦਾ ਇਕੋ ਹੀ ਹੈ ਤੇ ਸਾਰੇ ਸਰੀਰਾਂ ਵਿਚ ਇਕੋ ਹੀ ਰੱਬੀ ਜੋਤਿ ਮੌਜੂਦ ਹੈ। ਸਭਨਾਂ ਵਿਚ ਇਕੋ ਹੀ ਜੋਤਿ ਕੰਮ ਕਰ ਰਹੀ ਹੈ। ਵਖ ਵਖ (ਦਿੱਸਦੇ) ਹਰੇਕ ਸਰੀਰ ਵਿਚ ਇਕੋ ਜੋਤਿ ਹੈ, ਪਰ (ਮਾਇਆ ਵੇੜ੍ਹੇ ਜੀਵਾਂ ਨੂੰ) ਕਿਸੇ ਦੀ ਜੋਤਿ ਦੂਜੇ ਦੀ ਜੋਤਿ ਨਾਲ ਰਲਾਇਆਂ ਰਲਦੀ ਨਹੀਂ ਦਿੱਸਦੀ (ਜੋਤਿ ਸਾਂਝੀ ਨਹੀਂ ਜਾਪਦੀ)। ਗੁਰੂ ਦੀ ਕਿਰਪਾ ਨਾਲ ਮੈਨੂੰ ਹਰੇਕ ਵਿਚ ਇਕ ਪਰਮਾਤਮਾ ਹੀ ਦਿੱਸ ਪਿਆ ਹੈ। ਮੈਂ ਗੁਰੂ ਤੋਂ ਕੁਰਬਾਨ ਹਾਂ। ੩।

ਦਾਸ ਨਾਨਕ ਆਤਮਕ ਜੀਵਨ ਦੇਣ ਵਾਲੀ ਗੁਰੂ ਦੀ ਬਾਣੀ (ਸਦਾ) ਉਚਾਰਦਾ ਹੈ। ਗੁਰੂ ਦੇ ਸਿੱਖਾਂ ਦੇ ਮਨ ਵਿਚ ਇਹ ਬਾਣੀ ਪਿਆਰੀ ਲੱਗਦੀ ਹੈ ਮਿੱਠੀ ਲੱਗਦੀ ਹੈ। ਪੂਰਾ ਗੁਰੂ ਪੂਰਾ ਸਤਿਗੁਰੂ (ਇਹੀ) ਉਸਦੇਸ਼ ਕਰਦਾ ਹੈ (ਕਿ ਸਭ ਜੀਵਾਂ ਵਿਚ ਇਕੋ ਪਰਮਾਤਮਾ ਦੀ ਜੋਤਿ ਹੀ ਵਰਤ ਰਹੀ ਹੈ)। ਪੂਰਾ ਗੁਰੂ ਹੋਰਨਾਂ ਦਾ ਭਲਾ ਕਰਨ ਵਾਲਾ ਹੈ। ੪। ੨।

ਮਾਝ ਮਹਲਾ ੫ ਚਉਪਦੇ ਘਰੁ ੧ ॥ ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥ ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥ ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ॥ ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ

॥ ਚਿਰੁ ਹੋਆ ਦੇਖੇ ਸਾਰਿੰਗਪਾਣੀ ॥ ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਡ ਮੁਰਾਰੇ ਜੀਉ ॥੨॥  
 ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਡ ਮੁਰਾਰੇ ਜੀਉ ॥੧॥ ਰਹਾਉ॥ ਇਕ ਘੜੀ ਨ ਮਿਲਤੇ ਤਾ  
 ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ ਪ੍ਰਿਆ ਤੁਧੁ ਭਗਵੰਤਾ ॥ ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ  
 ਦੇਖੇ ਗੁਰ ਦਰਬਾਰੇ ਜੀਉ ॥੩॥ ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ  
 ॥੧॥ ਰਹਾਉ॥ ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ ਸੇਵ ਕਰੀ  
 ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥ ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ  
 ਦਾਸ ਤੁਮਾਰੇ ਜੀਉ ॥ ਰਹਾਉ॥੧॥੮॥ {ਪੰਨਾ ੯੯}

**ਪਦ ਅਰਥ :-** ਲੋਚੈ-ਲੋਚਦਾ ਹੈ, ਤਾਂਘਦਾ ਹੈ। ਤਾਈ-ਤਾਈਂ, ਵਾਸਤੇ। ਬਿਲਪ-ਵਿਰਲਾਪ, ਤਰਲੇ।  
 ਨਿਆਈ- ਨਿਆਈਂ, ਵਾਂਗ। ਤ੍ਰਿਖਾ-ਤ੍ਰੇਹ। ੧।

ਹਉ-ਮੈਂ। ਘੋਲੀ-ਸਦਕੇ। ਘੋਲਿ ਘੁਮਾਈ-ਸਦਕੇ, ਕੁਰਬਾਨ, ਵਾਰੀ। ੧। ਰਹਾਉ।

ਸੁਹਾਵਾ-{ਸੁਖਾਵਾ} ਸੁਖ ਦੇਣ ਵਾਲਾ, ਸੋਹਣਾ। ਸਹਜ-ਆਤਮਕ ਅਡੋਲਤਾ। ਧੁਨਿ-ਚੌਂ। ਸਹਜ ਧੁਨਿ-  
 ਆਤਮਕ ਅਡੋਲਤਾ ਦੀ ਰੌਂ ਪੈਦਾ ਕਰਨ ਵਾਲੀ। ਬਾਣੀ-ਸਿਫਤਿ-ਸਾਲਾਹ।

ਸਾਰਿੰਗ ਪਾਣੀ-ਹੇ ਸਾਰਿੰਗ ਪਾਣੀ! ਹੇ ਪਰਮਾਤਮਾ! {ਸਾਰਿੰਗ-ਧਨੁਖ। ਪਾਣੀ-ਹੱਥ। ਜਿਸ ਦੇ ਹੱਥ  
 ਵਿਚ ਧਨੁਖ ਹੈ, ਧਨੁਖ-ਧਾਰੀ ਪ੍ਰਭੂ}। ਧੰਨੁ-ਭਾਗਾਂ ਵਾਲਾ। ਦੇਸੁ-ਹਿਰਦਾ-ਦੇਸ। ਜਹਾ-ਜਿੱਥੇ। ਮੁਰਾਰੇ-  
 ਮੁਰਾਰੀ! {ਮੁਰ-ਅਰਿ। 'ਮੁਰ' ਦੈਂਤ ਦਾ ਵੈਰੀ}। ੨।

ਕਦਿ-ਕਦੋਂ ? ਪ੍ਰਿਆ-ਹੇ ਪਿਆਰੇ ! ਪ੍ਰਿਆ ਭਗਵੰਤਾ-ਹੇ ਪਿਆਰੇ ਭਗਵਾਨ ! ਤੁਧੁ-ਤੈਨੂੰ। ਮੋਹਿ-ਮੇਰੀ।  
 ਰੈਣਿ-{ਜ਼ਿੰਦਗੀ ਦੀ} ਰਾਤ। ਨੀਦ-ਸ਼ਾਂਤੀ। ੩।

ਸਚੇ-ਸਦਾ-ਬਿਰ ਰਹਿਣ ਵਾਲੇ। ੧। ਰਹਾਉ।

ਭਾਗੁ ਹੋਆ-ਕਿਸਮਤਿ ਜਾਗ ਪਈ ਹੈ। ਗੁਰਿ-ਗੁਰੂ ਨੇ। ਸੰਤੁ-ਸ਼ਾਂਤ-ਮੂਰਤੀ ਪ੍ਰਭੂ। ਅਬਿਨਾਸੀ-  
 ਨਾਸ-ਰਹਿਤ। ਘਰ ਮਹਿ-ਹਿਰਦੇ ਵਿਚ (ਹੀ)। ਕਰੀ-ਕਰੀਂ, ਮੈਂ ਕਰਦਾ ਹਾਂ। ਚਸਾ-ਪਲ ਦਾ ਤ੍ਰੀਹਵਾਂ  
 ਹਿੱਸਾ। ਵਿਛੁੜਾ-ਵਿਛੁੜਾਂ, ਮੈਂ ਵਿਛੁੜਦਾ। ੪।

**ਨੋਟ :-** ਉਦੇਂਵ ਤਾਂ ਸਾਧਾਰਨ ਤੌਰ ਤੇ ਹਰੇਕ ਸ਼ਬਦ ਕਿਸੇ ਪਰਥਾਇ ਹੀ ਹੋਇਆ ਕਰਦਾ ਹੈ, ‘ਪਰਥਾਇ  
 ਸਾਖੀ ਮਹਾ ਪੁਰਖ ਬੋਲਦੇ’। ਪਰ ਇਸ ਸ਼ਬਦ ਦੇ ਨਾਲ ਚਿੱਠੀਆਂ ਵਾਲੀ ਕਹਾਣੀ ਮਨ-ਘੜਤ ਦਿੱਸ ਰਹੀ  
 ਹੈ। ਚੌਥੇ ਬੰਦ ਦੀ ਤੁਕ ‘ਭਾਗੁ ਹੋਆ ਗੁਰਿ ਸੰਤੁ ਮਿਲਾਇਆ’ ਧਿਆਨ ਨਾਲ ਪੜ੍ਹੋ। ਇਸ ਦਾ ਅਰਥ ਹੈ  
 ‘ਗੁਰੂ ਨੇ ਸੰਤ (ਪ੍ਰਭੂ) ਮਿਲਾ ਦਿੱਤਾ ਹੈ’। ਜੇ ਕਹਾਣੀ ਠੀਕ ਹੁੰਦੀ ਤਾਂ ਆਖਦੇ ਕਿ ਪ੍ਰਭੂ ਨੇ ਗੁਰੂ ਮਿਲਾ ਦਿੱਤਾ  
 ਹੈ। ਉਸ ਕਹਾਣੀ ਵਿਚ ਹੋਰ ਭੀ ਕਈ ਖਾਮੀਆਂ ਹਨ। ਇੱਥੇ ਦੱਸਣੀਆਂ ਬੇਲੋੜਵੀਆਂ ਹਨ। ਬਿਰਹੋਂ  
 ਅਵਸਥਾ ਦਾ ਸ਼ਬਦ ਹੈ, ਤੇ, ਅਜੇਹੇ ਹੋਰ ਕਈ ਸ਼ਬਦ ਮਿਲਦੇ ਹਨ। ਇਸੇ ਹੀ ਰਾਗ ਵਿਚ ਆ ਚੁਕੇ ਗੁਰੂ  
 ਰਾਮਦਾਸ ਜੀ ਦੇ ਸ਼ਬਦ ਭੀ ਬਿਰਹੋਂ ਅਵਸਥਾ ਦੇ ਹਨ। ਮੁੜ ਮੁੜ ਆਖਦੇ ਹਨ। ‘ਗੁਰੂ ਮੇਲਹੁ’।

**ਅਰਥ :-** ਗੁਰੂ ਦਾ ਦਰਸਨ ਕਰਨ ਲਈ ਮੇਰਾ ਮਨ ਬੜੀ ਤਾਂਘ ਕਰ ਰਿਹਾ ਹੈ (ਜਿਵੇਂ ਪਧੀਹਾ ਸੂਂਤੀ  
 ਬੂੰਦ ਲਈ ਤਰਲੇ ਲੈਂਦਾ ਹੈ) ਪਪੀਹੇ ਵਾਂਗ (ਮੇਰਾ ਮਨ ਗੁਰੂ ਦੇ ਦਰਸਨ ਲਈ) ਤਰਲੇ ਲੈ ਰਿਹਾ ਹੈ। ਪਿਆਰੇ

ਸੰਤ-ਗੁਰੂ ਦੇ ਦਰਸਨ ਤੋਂ ਬਿਨਾ (ਦਰਸਨ ਦੀ ਮੇਰੀ ਆਤਮਕ) ਤ੍ਰੇਹ ਮਿਟਦੀ ਨਹੀਂ, ਮੇਰੇ ਮਨ ਨੂੰ ਧੀਰਜ ਨਹੀਂ ਆਉਂਦੀ। ੧।

ਮੈਂ ਪਿਆਰੇ ਸੰਤ-ਗੁਰੂ ਦੇ ਦਰਸਨ ਤੋਂ ਕੁਰਬਾਨ ਹਾਂ, ਸਦਕੇ ਹਾਂ। ੧। ਰਹਾਉ।

ਹੇ ਧਨੁਖ-ਧਾਰੀ ਪ੍ਰਭੂ ਜੀ! ਤੇਰਾ ਮੂੰਹ (ਤੇਰੇ ਮੂੰਹ ਦਾ ਦਰਸਨ) ਸੁਖ ਦੇਣ ਵਾਲਾ ਹੈ (ਠੰਡ ਪਾਣ ਵਾਲਾ ਹੈ) ਤੇਰੀ ਸਿਫ਼ਤਿ-ਸਾਲਾਹ (ਮੇਰੇ ਅੰਦਰ) ਆਤਮਕ ਅਡੋਲਤਾ ਦੀ ਲਹਰ ਪੈਦਾ ਕਰਦੀ ਹੈ। ਹੇ ਧਨੁਖ-ਧਾਰੀ! ਤੇਰੇ ਦਰਸਨ ਕੀਤਿਆਂ ਚਿਰ ਹੋ ਗਿਆ ਹੈ। ਹੇ ਮੇਰੇ ਸੱਜਣ ਪ੍ਰਭੂ! ਹੇ ਮੇਰੇ ਮਿਤ੍ਰ ਪ੍ਰਭੂ! ਉਹ ਹਿਰਦਾ-ਦੇਸ ਭਾਗਾਂ ਵਾਲਾ ਹੈ ਜਿਸ ਵਿਚ ਤੂੰ (ਸਦਾ) ਵੱਸਦਾ ਹੈ। ੨।

ਹੇ ਮੇਰੇ ਸੱਜਣ ਗੁਰੂ! ਹੇ ਮੇਰੇ ਮਿਤ੍ਰ-ਪ੍ਰਭੂ! ਮੈਂ ਤੈਥੋਂ ਕੁਰਬਾਨ ਹਾਂ, ਸਦਕੇ ਹਾਂ। ੧। ਰਹਾਉ।

ਹੇ ਪਿਆਰੇ ਭਗਵਾਨ! ਜਦੋਂ ਮੈਂ ਤੈਨੂੰ ਇਕ ਘੜੀ ਭਰ ਭੀ ਨਹੀਂ ਮਿਲਦਾ ਤਾਂ ਮੇਰੇ ਭਾ ਦਾ ਕਲਿਜੁਗ ਹੋ ਜਾਂਦਾ ਹੈ (ਮੈਂ ਤੇਰੇ ਵਿਛੋੜੇ ਵਿਚ ਬਿਹਬਲ ਹਾਂ, ਦੱਸ ਹੁਣ ਤੈਨੂੰ ਮੈਂ ਕਦੋਂ ਮਿਲ ਸਕਾਂਗਾ। (ਹੇ ਭਾਈ! ਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ, ਤਾਹੀਏ) ਗੁਰੂ ਦੇ ਦਰਬਾਰ ਦਾ ਦਰਸਨ ਕਰਨ ਤੋਂ ਬਿਨਾ ਮੇਰੀ (ਜ਼ਿੰਦਗੀ ਦੀ) ਰਾਤ (ਸੌਖੀ) ਨਹੀਂ ਲੰਘਦੀ, ਮੇਰੇ ਅੰਦਰ ਸ਼ਾਂਤੀ ਨਹੀਂ ਆਉਂਦੀ। ੩।

ਮੈਂ ਗੁਰੂ ਦੇ ਦਰਬਾਰ ਤੋਂ ਸਦਕੇ ਹਾਂ ਕੁਰਬਾਨ ਹਾਂ ਜੋ ਸਦਾ ਅਟੱਲ ਰਹਿਣ ਵਾਲਾ ਹੈ। ੧। ਰਹਾਉ।

ਮੇਰੇ ਭਾਗ ਜਾਗ ਪਏ ਹਨ, ਗੁਰੂ ਨੇ ਮੈਨੂੰ ਸ਼ਾਂਤੀ ਦਾ ਸੋਮਾ ਪਰਮਾਤਮਾ ਮਿਲਾ ਦਿੱਤਾ ਹੈ (ਗੁਰੂ ਦੀ ਕਿਰਪਾ ਨਾਲ ਉਸ) ਅਬਿਨਾਸੀ ਪ੍ਰਭੂ ਨੂੰ ਮੈਂ ਆਪਣੇ ਹਿਰਦੇ ਵਿਚ ਹੀ ਲੱਭ ਲਿਆ ਹੈ।

ਹੇ ਦਾਸ ਨਾਨਕ! (ਆਖ-ਹੇ ਪ੍ਰਭੂ! ਮਿਹਰ ਕਰ) ਮੈਂ ਤੇਰੇ ਦਾਸਾਂ ਦੀ (ਨਿੱਤ) ਸੇਵਾ ਕਰਦਾ ਰਹਾਂ, (ਤੇਰੇ ਦਾਸਾਂ ਤੋਂ) ਮੈਂ ਇਕ ਪਲ ਭਰ ਭੀ ਨਾਹ ਵਿੱਛੁੜਾਂ, ਇਕ ਚਸਾ-ਭਰ ਭੀ ਨਾਹ ਵਿੱਛੁੜਾਂ। ੪।

ਹੇ ਦਾਸ ਨਾਨਕ! (ਆਖ-ਹੇ ਪ੍ਰਭੂ!) ਮੈਂ ਤੇਰੇ ਦਾਸਾਂ ਤੋਂ ਸਦਕੇ ਹਾਂ ਕੁਰਬਾਨ ਹਾਂ। ੧। ਰਹਾਉ।

ਰਾਗੁ ਮਾਝ ਮਹਲਾ ੫ ॥ ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥ ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ ॥ ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਫੁਠਾ ਸਭਨਾ ਕੇ ਦਾਤਾਰਾ ਜੀਉ ॥੧॥ ਤੂੰ ਸਾਂਝਾ ਸਾਹਿਬੁ ਬਾਪੁ ਹਮਾਰਾ ॥ ਨਉ ਨਿਧਿ ਤੇਰੈ ਅਖੁਟ ਭੰਡਾਰਾ ॥ ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥੨॥ ਸਭੁ ਕੋ ਆਸੈ ਤੇਰੀ ਬੈਠਾ ॥ ਘਟ ਘਟ ਅੰਤਰਿ ਤੂੰ ਹੈ ਫੁਠਾ ॥ ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ ॥੩॥ ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥ ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥ ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥ {ਪੰਨਾ ੯੭}

**ਪਦ ਅਰਥ :-** ਰੁਤਿ-{ਕੁਝਤੁ} ਮੌਸਮ। ਸੁਹਾਵੀ-ਸੁਖਦਾਈ। ਜਿਤੁ-ਜਿਸ (ਰੁੱਤ) ਵਿਚ। ਸਮਾਲੀ-ਮੈਂ ਸੰਭਾਲਦਾ ਹਾਂ, ਹਿਰਦੇ ਵਿਚ ਵਸਾਂਦਾ ਹਾਂ। ਸੁਹੇਲਾ-ਸੁਖਦਾਈ। ਘਾਲੀ-ਸੇਵਾ ਵਿਚ। ਰਿਦਾ-ਹਿਰਦਾ। ਸੁਹੇਲਾ-ਸ਼ਾਂਤ। ਫੁਠਾ-ਵੱਸਿਆ। ੧।

ਨਉ ਨਿਧਿ-(ਦੁਨੀਆ ਦੇ) ਨੌ ਹੀ ਖੜਾਨੇ। ਅਖੁਟ-ਕਦੇ ਨਾਹ ਮੁੱਕਣ ਵਾਲੇ। ਅਘਾਵੈ-ਰੱਜ ਜਾਂਦਾ ਹੈ। ੨।

ਸਭ ਕੋ-ਹਰੇਕ ਜੀਵ। ਸਾਡੀਵਾਲ-ਤੇਰੇ ਨਾਲ ਸਾਂਝ ਰੱਖਣ ਵਾਲੇ। ਸਦਾਇਨਿ-ਅਖਵਾਂਦੇ ਹਨ। ਕਿਸੈ-ਕਿਸੇ ਤੋਂ। ਬਾਹਰਾ-ਵੱਖਰਾ। ੩।

ਗੁਰਮੁਖਿ-ਗੁਰੂ ਦੀ ਸਰਨ ਪਾ ਕੇ। ਮਨਮੁਖਿ-ਮਨ ਦਾ ਗੁਲਾਮ ਬਣਾ ਕੇ। ਜਨਮਿ-ਜਨਮ (ਮਰਨ ਦੇ ਗੇੜ) ਵਿਚ। ਦਸਾਹਰਾ-ਪਰਗਟ। ੪।

**ਅਰਥ :-** ਹੇ ਸਭ ਜੀਵਾਂ ਦੇ ਦਾਤੇ! ਜਦੋਂ ਮੈਂ ਤੈਨੂੰ ਆਪਣੇ ਹਿਰਦੇ ਵਿਚ ਵਸਾਂਦਾ ਹਾਂ, ਉਹ ਸਮਾ ਮੈਨੂੰ ਸੁਖਦਾਈ ਜਾਪਦਾ ਹੈ। ਹੇ ਪ੍ਰਭੂ! ਜੇਹੜਾ ਕੰਮ ਮੈਂ ਤੇਰੀ ਸੇਵਾ ਵਾਸਤੇ ਕਰਦਾ ਹਾਂ, ਉਹ ਕੰਮ ਮੈਨੂੰ ਸੁਖਾਵਾਂ ਲੱਗਦਾ ਹੈ। ਹੇ ਦਾਤਾਰ! ਜਿਸ ਹਿਰਦੇ ਵਿਚ ਤੂੰ ਵੱਸਦਾ ਹੈਂ, ਉਹ ਹਿਰਦਾ ਠੰਢਾ-ਠਾਰ ਰਹਿੰਦਾ ਹੈ। ੧।

ਹੇ ਦਾਤਾਰ! ਤੂੰ ਸਾਡਾ ਸਭਨਾਂ ਜੀਵਾਂ ਦਾ ਪਿਉ ਹੈਂ (ਤੇ ਸਭ ਨੂੰ ਹੀ ਦਾਤਾਂ ਬਖਸ਼ਦਾ ਹੈਂ)। ਤੇਰੇ ਘਰ ਵਿਚ (ਜਗਤ ਦੇ ਸਾਰੇ) ਨੌ ਹੀ ਖੜਾਨੇ ਮੌਜੂਦ ਹਨ, ਤੇਰੇ ਖੜਾਨਿਆਂ ਵਿਚ ਕਦੇ ਤੋਟ ਨਹੀਂ ਆਉਂਦੀ। (ਪਰ) ਜਿਸ ਨੂੰ (ਤੂੰ ਆਪਣੇ ਨਾਮ ਦੀ ਦਾਤਿ) ਦੇਂਦਾ ਹੈਂ, ਉਹ (ਦੁਨੀਆ ਦੇ ਪਦਾਰਬਾਂ ਵਲੋਂ) ਰੱਜ ਜਾਂਦਾ ਹੈ, ਤ੍ਰਿਪਤ ਹੋ ਜਾਂਦਾ ਹੈ, ਤੇ, ਹੇ ਪ੍ਰਭੂ! ਉਹੀ ਤੇਰਾ ਭਗਤ (ਅਖਵਾ ਸਕਦਾ) ਹੈ। ੨।

ਹੇ ਦਾਤਾਰ! ਹਰੇਕ ਜੀਵ ਤੇਰੀ! (ਬਖਸ਼ਸ਼ ਦੀ) ਆਸ ਰੱਖੀ ਬੈਠਾ ਹੈ, ਹਰੇਕ ਸਰੀਰ ਵਿਚ ਤੂੰ ਆਪ ਹੀ ਵੱਸ ਰਿਹਾ ਹੈਂ। (ਦੁਨੀਆ ਦੇ) ਸਾਰੇ ਜੀਅ ਜੰਤ ਤੇਰੇ ਨਾਲ ਹੀ ਸਾਂਝ ਰੱਖਣ ਵਾਲੇ ਅਖਵਾਂਦੇ ਹਨ। ਕੋਈ ਜੀਵ ਐਸਾ ਨਹੀਂ ਦਿੱਸਦਾ, ਜੋ ਤੈਬੋਂ ਵੱਖਰਾ ਹੋਵੇ (ਜਿਸ ਵਿਚ ਤੂੰ ਨਾਹ ਹੋਵੇ)। ੩।

ਹੇ ਦਾਤਾਰ! ਤੂੰ ਆਪ ਹੀ ਜੀਵਾਂ ਨੂੰ ਗੁਰੂ ਦੀ ਸਰਨ ਪਾ ਕੇ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਕਰਾ ਦੇਂਦਾ ਹੈਂ, ਤੂੰ ਆਪ ਹੀ ਜੀਵਾਂ ਨੂੰ ਮਨ ਦਾ ਗੁਲਾਮ ਬਣਾ ਕੇ ਜਨਮ ਮਰਨ ਦੇ ਗੇੜ ਵਿਚ ਭਵਾਂਦਾ ਹੈਂ।

ਹੇ ਦਾਸ ਨਾਨਕ! (ਆਖ-ਹੇ ਪ੍ਰਭੂ!) ਮੈਂ ਤੈਬੋਂ ਕੁਰਬਾਨ ਹਾਂ, ਇਹ ਸਾਰੀ ਜਗਤ-ਰਚਨਾ ਤੇਰਾ ਹੀ ਪ੍ਰਤੱਖ ਤਮਾਜ਼ਾ ਹੈ। ੪। ੨। ੯।

**ਨੋਟ :-** ਅੰਕ ੨ ਦਾ ਭਾਵ ਹੈ ਕਿ ਗੁਰੂ ਅਰਜਨ ਸਾਹਿਬ ਦਾ ਦੂਜਾ ਸ਼ਬਦ ਹੈ। ਅੰਕ ੯ ਹੁਣ ਤਕ ਦੇ ਸਾਰੇ ਸ਼ਬਦਾਂ ਦਾ ਜੋੜ ਦੱਸਦਾ ਹੈ-

ਗੁਰੂ ਰਾਮ ਦਾਸ ਜੀ - ੨

ਗੁਰੂ ਅਰਜਨ ਸਾਹਿਬ - ੨

---

ਜੋੜ ੯

ਮਾਝ ਮਹਲਾ ੫ ॥ ਅਨਹਦੁ ਵਾਜੈ ਸਹਜਿ ਸੁਹੇਲਾ ॥ ਸਬਦਿ ਅਨੰਦ ਕਰੇ ਸਦ ਕੇਲਾ ॥ ਸਹਜ ਗੁਫਾ ਮਹਿ ਤਾੜੀ ਲਾਈ ਆਸਣੁ ਉੱਚ ਸਵਾਰਿਆ ਜੀਉ ॥੧॥ ਫਿਰਿ ਘਰਿ ਅਪੁਨੇ ਗਿਰ੍ਹ ਮਹਿ ਆਇਆ ॥ ਜੋ ਲੋੜੀਦਾ ਸੋਈ ਪਾਇਆ ॥ ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ ਗੁਰਿ ਅਨਭਉ ਪੁਰਖੁ ਦਿਖਾਰਿਆ ਜੀਉ ॥੨॥ ਆਪੇ ਰਾਜਨੁ ਆਪੇ ਲੋਗਾ ॥ ਆਪਿ ਨਿਰਬਾਣੀ ਆਪੇ ਭੋਗਾ ॥ ਆਪੇ ਤਖਤਿ ਬਹੈ ਸਚੁ ਨਿਆਈ ਸਭ ਚੂਕੀ ਕੂਕ ਪੁਕਾਰਿਆ ਜੀਉ ॥੩॥ ਜੇਹਾ ਡਿਠਾ ਮੈਂ ਤੇਰੋ ਕਹਿਆ ॥ ਤਿਸੁ ਰਸੁ ਆਇਆ ਜਿਨਿ ਭੇਦੁ

**ਲਹਿਆ ॥ ਜੋਤੀ ਜੋਤਿ ਮਿਲੀ ਸੁਖੁ ਪਾਇਆ ਜਨ ਨਾਨਕ ਇਕੁ ਪਸਾਰਿਆ ਜੀਉ ॥੪॥੩॥੧੦॥ {ਪੰਨਾ  
੯੨}**

**ਪਦ ਅਰਥ :-** ਅਨਹਦੁ-{ਅਨਾਹਤ-Not produced by beating (as sound)} ਉਹ ਆਵਾਜ਼ ਜੋ ਕੋਈ  
ਸਾਜ ਵਜਾਏ ਤੋਂ ਬਿਨਾ ਹੀ ਪੈਦਾ ਹੋ ਰਹੀ ਹੋਵੇ, ਇਕ-ਰਸ ਸ਼ਬਦ। ਸਹਜਿ-ਆਤਮਕ ਅਡੋਲਤਾ ਵਿਚ।  
ਸੁਹੇਲਾ-ਸੁਖਦਾਈ। ਸਬਦਿ-ਸਬਦ ਦੀ ਰਾਹੀਂ। ਸਦ-ਸਦਾ। ਕੇਲ-{ਕੇਲਿ:} ਖੇਲ, ਆਨੰਦ। ਸਹਜ ਗੁਫਾ-  
ਆਤਮਕ ਅਡੋਲਤਾ ਦੀ ਗੁਫਾ। ਤਾੜੀ-ਸਮਾਧੀ।੧।

ਫਿਰ ਘਰਿ-ਮੁੜ-ਘੜ। ਗ੍ਰਿਹ ਮਹਿ-ਹਿਰਦੇ-ਘਰ ਵਿਚ। ਅਘਾਇ ਰਹਿਆ-ਰੱਜਿਆ ਹੋਇਆ ਹੈ।  
ਸੰਤਹੁ-ਹੇ ਸੰਤ ਜਨੋ! ਗੁਰਿ-ਗੁਰੂ ਨੇ। ਅਨਭਉ-{ਅਨੁਭਵ} ਆਤਮਕ ਚਾਨਣ। ਪੁਰਖੁ-ਸਰਬ-ਵਿਆਪਕ  
ਪ੍ਰਭੂ।੨।

ਰਾਜਨੁ-ਪਾਤਿਸ਼ਾਹ। ਨਿਰਬਾਣੀ-{ਨਿਰਵਾਣ} ਵਾਸਨਾ-ਰਹਿਤ। ਤਖਤਿ-ਤਖਤ ਉੱਤੇ। ਸਚੁ-ਸਦਾ-ਬਿਰ  
ਰਹਿਣ ਵਾਲਾ। ਨਿਆਈ-ਨਿਆਂ ਕਰਨ ਵਾਲਾ।੩।

ਤਿਸੁ-ਉਸ ਮਨੁੱਖ ਨੂੰ। ਜਿਨਿ-ਜਿਸ (ਮਨੁੱਖ) ਨੇ। ਲਹਿਆ-ਲੱਭ ਲਿਆ। ਇਕੁ-ਪਰਮਾਤਮਾ ਹੀ।  
ਪਸਾਰਿਆ-ਵਿਆਪ ਰਿਹਾ ਹੈ।੪।

**ਅਰਥ :-** (ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ ਪਰਮਾਤਮਾ ਦੀ ਸਿਫਤਿ-ਸਾਲਾਹ ਦਾ) ਇਕ-ਰਸ  
ਵਾਜਾ ਵੱਜ ਰਿਹਾ ਹੈ, (ਮੇਰਾ ਮਨ) ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਹੋ ਰਿਹਾ ਹੈ, ਗੁਰੂ ਦੇ ਸ਼ਬਦ  
ਵਿਚ ਜੁੜ ਕੇ ਸਦਾ ਆਨੰਦ ਤੇ ਰੰਗ ਮਾਣ ਰਿਹਾ ਹੈ।

(ਸਤਿਗੁਰੂ ਦੀ ਮਿਹਰ ਨਾਲ ਮੈਂ) ਆਤਮਕ ਅਡੋਲਤਾ-ਰੂਪ ਗੁਫਾ ਵਿਚ ਸਮਾਧੀ ਲਾਈ ਹੋਈ ਹੈ ਤੇ ਸਭ  
ਤੋਂ ਉੱਚੇ ਅਕਾਲ ਪੁਰਖ ਦੇ ਚਰਨਾਂ ਵਿਚ ਸੋਹਣਾ ਟਿਕਾਣਾ ਬਣਾ ਲਿਆ ਹੈ।੧।

ਹੇ ਸੰਤ ਜਨੋ! ਗੁਰੂ ਨੇ (ਮੈਨੂੰ) ਆਤਮਕ ਚਾਨਣ (ਦੇ ਕੇ) ਸਭ ਵਿਚ ਵਿਆਪਕ ਪਰਮਾਤਮਾ ਦਾ ਦਰਸਨ  
ਕਰਾ ਦਿੱਤਾ ਹੈ, ਹੁਣ (ਮੇਰਾ ਮਨ) ਮੁੜ ਘੜ ਅੰਤਰ ਆਤਮੇ ਆ ਟਿਕਦਾ ਹੈ ਜੇਹੜੀ (ਆਤਮਕ ਸ਼ਾਂਤੀ)  
ਮੈਨੂੰ ਚਾਹੀਦੀ ਸੀ ਉਹ ਮੈਂ ਹਾਸਲ ਕਰ ਲਈ ਹੈ, ਤੇ (ਮੇਰਾ ਮਨ ਦੁਨੀਆ ਦੀਆਂ ਵਾਸਨਾਂ ਵਲੋਂ) ਪੂਰਨ ਤੌਰ  
ਤੇ ਰੱਜ ਚੁਕਾ ਹੈ।੨।

(ਗੁਰੂ ਦੀ ਕਿਰਪਾ ਨਾਲ ਮੈਨੂੰ ਦਿੱਤ ਪਿਆ ਹੈ ਕਿ) ਪ੍ਰਭੂ ਆਪ ਹੀ ਪਾਤਿਸ਼ਾਹ ਹੈ ਤੇ ਆਪ ਹੀ ਪਰਜਾ-  
ਰੂਪ ਹੈ। ਪ੍ਰਭੂ-ਵਾਸਨਾ ਰਹਿਤ ਭੀ ਹੈ ਤੇ (ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ ਸਾਰੇ ਪਦਾਰਥ  
ਭੋਗ ਰਿਹਾ ਹੈ। ਉਹ ਸਦਾ-ਬਿਰ ਰਹਿਣ ਵਾਲਾ ਪ੍ਰਭੂ ਆਪ ਹੀ ਤਖਤ ਉੱਤੇ ਬੈਠਾ ਹੋਇਆ ਹੈ ਤੇ ਨਿਆਂ ਕਰ  
ਰਿਹਾ ਹੈ (ਇਸ ਵਾਸਤੇ ਸੁਖ ਆਵੇ ਚਾਹੇ ਦੁੱਖ ਵਾਪਰੇ, ਮੇਰੀ) ਸਾਰੀ ਗਿਲ੍ਹਾ-ਗੁਜ਼ਾਰੀ ਮੁੱਕ ਚੁਕੀ ਹੈ।੩।

(ਗੁਰੂ ਦੀ ਮਿਹਰ ਨਾਲ) ਮੈਂ ਪਰਮਾਤਮਾ ਨੂੰ ਜਿਸ (ਸਰਬ-ਵਿਆਪਕ) ਰੂਪ ਵਿਚ ਵੇਖਿਆ ਹੈ ਉਹੋ  
ਜਿਹਾ ਕਹਿ ਦਿੱਤਾ ਹੈ। ਜਿਸ ਮਨੁੱਖ ਨੇ ਇਹ ਭੇਦ ਲੱਭ ਲਿਆ ਹੈ ਉਸ ਨੂੰ (ਉਸ ਦੇ ਮਿਲਾਪ ਦਾ) ਆਨੰਦ  
ਆਉਂਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ, ਉਸ ਨੂੰ ਆਤਮਕ

ਆਨੰਦ ਪ੍ਰਾਪਤ ਹੁੰਦਾ ਹੈ, ਉਸ ਨੂੰ ਸਿਰਫ਼ ਪਰਮਾਤਮਾ ਹੀ ਸਾਰੇ ਜਗਤ ਵਿਚ ਵਿਆਪਕ ਦਿੱਸਦਾ ਹੈ। ੪। ੩। ੧੦।

ਮਾਝ ਮਹਲਾ ੫ ॥ ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥ ਤਿਤੁ ਘਰਿ ਸਖੀਏ ਮੰਗਲੁ ਗਾਇਆ ॥ ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥੧॥ ਸਾ ਗੁਣਵੰਤੀ ਸਾ ਵਡਭਾਗਣਿ ॥ ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥ ਰੁਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥੨॥ ਅਚਾਰਵੰਤਿ ਸਾਈ ਪਰਧਾਨੇ ॥ ਸਭ ਸਿੰਗਾਰ ਬਣੇ ਤਿਸੁ ਗਿਆਨੇ ॥ ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥੩॥ ਮਹਿਮਾ ਤਿਸ ਕੀ ਕਹਣੁ ਨ ਜਾਏ ॥ ਜੋ ਪਿਰਿ ਮੇਲਿ ਲਈ ਅੰਗਿ ਲਾਏ ॥ ਬਿਰੁ ਸੁਹਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥੪॥੪॥੧੧॥ {ਪੰਨਾ ੯੨}

**ਪਦ ਅਰਥ :-** ਜਿਤੁ-ਜਿਸ ਵਿਚ। ਘਰਿ-ਹਿਰਦੇ-ਘਰ ਵਿਚ। ਪਿਰਿ-ਪਿਰ ਨੇ। ਸਖੀਏ-ਹੇ ਸਖੀ! ਗਾਇਆ-ਗਾਇਆ ਜਾ ਸਕਦਾ ਹੈ। ਬਿਨੋਦ-ਖੁਸ਼ੀਆਂ। ਸੋਹਹਿ-ਸੋਭਦੇ ਹਨ। ਤਿਤੈ ਘਰਿ-ਉਸੇ ਘਰ ਵਿਚ। ਤਿਤੁ ਘਰਿ-ਉਸ ਘਰ ਵਿਚ। ਧਨ-ਇਸਤ੍ਰੀ। ਕੰਤਿ-ਕੰਤ ਨੇ।

ਸਾ-ਉਹ ਇਸਤ੍ਰੀ। ਸੀਲਵੰਤਿ-ਮਿੱਠੇ ਸੁਭਾ ਵਾਲੀ। ਸੁਘੜਿ-ਸੁਚੱਜੀ (ਜਿਸ ਦਾ ਮਨ ਸੋਹਣਾ ਘੜਿਆ ਹੋਇਆ ਹੈ)। ਬਿਚਖਣਿ-ਸਿਆਣੀ। ਕੰਤ ਪਿਆਰੀ-ਕੰਤ ਦੀ ਪਿਆਰੀ। ੨।

ਅਚਾਰਵੰਤਿ-ਚੰਗੇ ਆਚਰਨ ਵਾਲੀ। ਸਾਈ-ਸਾ ਹੀ, ਉਹ ਇਸਤ੍ਰੀ ਹੀ। ਪਰਧਾਨ-ਮੰਨੀ-ਪ੍ਰਮੰਨੀ। ਬਣੇ-ਫਬਦੇ ਹਨ। ਗਿਆਨੇ-ਗਿਆਨਿ, ਗਿਆਨ ਦੀ ਰਾਹੀਂ, ਡੂੰਘੀ ਸਾਂਝ ਦਾ ਸਦਕਾ। ਸਭਰਾਈ-ਸ-ਭਰਾਈ, ਭਰਾਵਾਂ ਵਾਲੀ। ਪਿਰ ਕੈ ਰੰਗਿ-ਪਤੀ ਦੇ ਪ੍ਰੇਮ ਵਿਚ। ੩।

ਮਹਿਮਾ-ਵਡਿਆਈ। ਤਿਸ ਕੀ-{ਲਫ਼ਜ਼ ‘ਤਿਸੁ’ ਅਤੇ ‘ਤਿਸ’ ਦਾ ਫ਼ਰਕ ਧਿਆਨ-ਜੋਗ ਹੈ। ਲਫ਼ਜ਼ ‘ਤਿਸ’ ਦਾ \_ ਸੰਬੰਧਕ ‘ਕੀ’ ਦੇ ਕਾਰਨ ਉਡ ਗਿਆ ਹੈ} ਉਸ ਦੀ। ਪਿਰਿ-ਪਿਰ ਨੇ। ਅੰਗਿ-ਅੰਗ ਨਾਲ, ਸਰੀਰ ਨਾਲ। ਲਾਏ-ਲਾਇ, ਲਾ ਕੇ। ਬਿਰੁ-ਸਦਾ ਕਾਇਮ ਰਹਿਣ ਵਾਲਾ। ਵਰੁ-ਖਸਮ। ਅਗਮੁ-ਅਪਹੁੰਚ। ਅਗੋਚਰੁ-{ਅ-ਗੋ-ਚਰ। ਗੋ-ਗਿਆਨ-ਇੰਦ੍ਰੇ। ਚਰ-ਪਹੁੰਚ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਾਧਾਰੀ-ਸ-ਆਧਾਰੀ, ਆਸਰੇ ਵਾਲੀ। ੪।

**ਅਰਥ :-** ਹੇ ਸਖੀ! ਜਿਸ ਹਿਰਦੇ-ਘਰ ਵਿਚ ਪ੍ਰਭੂ-ਪਤੀ ਨੇ (ਆਪਣੇ ਪਰਕਾਸ਼ ਨਾਲ) ਚੰਗਾ ਭਾਗ ਲਾ ਦਿੱਤਾ ਹੋਵੇ, ਉਸ ਹਿਰਦੇ-ਘਰ ਵਿਚ (ਪ੍ਰਭ-ਪਤੀ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾਂਦਾ ਹੈ। ਜਿਸ ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਨੇ ਆਤਮਕ ਸੁੰਦਰਤਾ ਬਖਸ਼ ਦਿੱਤੀ ਹੋਵੇ, ਉਸ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਸੋਭਦੇ ਹਨ ਆਤਮਕ ਖੁਸ਼ੀਆਂ ਸੋਭਦੀਆਂ ਹਨ। ੧।

ਜੇਹੜੀ ਜੀਵ-ਇਸਤ੍ਰੀ ਖਸਮ-ਪ੍ਰਭੂ ਦੀ ਪਿਆਰੀ ਬਣ ਜਾਏ, ਉਹ ਸਭ ਗੁਣਾਂ ਦੀ ਮਾਲਕ ਬਣ ਜਾਂਦੀ ਹੈ, ਉਹ ਵੱਡੇ ਭਾਗਾਂ ਵਾਲੀ ਹੋ ਜਾਂਦੀ ਹੈ, ਉਹ (ਆਤਮ-ਗਿਆਨ-ਰੂਪ) ਪੁੱਤਰ ਵਾਲੀ, ਚੰਗੇ ਸੁਭਾਉ ਵਾਲੀ ਤੇ ਸੁਹਾਗ-ਭਾਗ ਵਾਲੀ ਬਣ ਜਾਂਦੀ ਹੈ। ਉਸ ਦਾ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ, ਉਹ ਸੁਚੱਜੀ ਘਾੜਤ ਵਾਲੇ ਮਨ ਦੀ ਮਾਲਕ ਤੇ ਚੰਗੀ ਸੂਝ ਦੀ ਮਾਲਕ ਬਣ ਜਾਂਦੀ ਹੈ। ੨।

ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ (ਰੰਗੀਜ ਕੇ) ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ ਉਸ ਦਾ ਆਚਰਨ ਉੱਚਾ ਹੋ ਜਾਂਦਾ ਹੈ ਉਹ (ਸੰਗਤਿ ਵਿਚ) ਮੰਨੀ-ਪ੍ਰਮੰਨੀ ਜਾਂਦੀ ਹੈ, ਪ੍ਰਭੂ-ਪਤੀ ਨਾਲ ਡੂੰਘੀ

ਸਾਂਝ ਦਾ ਸਦਕਾ ਸਾਰੇ ਆਤਮਕ ਗੁਣ ਉਸ ਦੇ ਜੀਵਨ ਨੂੰ ਸਵਾਰ ਦੇਂਦੇ ਹਨ, ਉਹ ਉੱਚੀ ਕੁਲ ਵਾਲੀ ਸਮਝੀ ਜਾਂਦੀ ਹੈ, ਉਹ ਭਰਾਵਾਂ ਵਾਲੀ ਹੋ ਜਾਂਦੀ ਹੈ। ੩।

ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਕੇ ਆਪਣੇ ਵਿਚ ਲੀਨ ਕਰ ਲਿਆ ਹੋਵੇ, ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਹੇ ਦਾਸ ਨਾਨਕ! ਜੇਹੜਾ ਪਰਮਾਤਮਾ ਅਪਹੁੰਚ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ਉਹ ਉਸ ਜੀਵ-ਇਸਤ੍ਰੀ ਦਾ ਸਦਾ ਕਾਇਮ ਰਹਿਣ ਵਾਲਾ ਸੁਹਾਗ-ਭਾਗ ਬਣ ਜਾਂਦਾ ਹੈ, ਉਸ ਜੀਵ-ਇਸਤ੍ਰੀ ਨੂੰ ਉਸ ਦੇ ਪ੍ਰੇਮ ਦਾ ਆਸਰਾ ਸਦਾ ਮਿਲਿਆ ਰਹਿੰਦਾ ਹੈ। ੪।੪।੧੧।

ਮਾਝ ਮਹਲਾ ੫ ॥ ਖੋਜਤ ਖੋਜਤ ਦਰਸਨ ਚਾਹੇ ॥ ਭਾਤਿ ਭਾਤਿ ਬਨ ਬਨ ਅਵਗਾਹੇ ॥ ਨਿਰਗੁਣੁ ਸਰਗੁਣੁ  
ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥੧॥ ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥ ਪੂਜਾ  
ਤਿਲਕੁ ਤੀਰਬ ਇਸਨਾਨਾ ॥ ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥੨॥  
ਅਨਿਕ ਬਰਖ ਕੀਏ ਜਪ ਤਾਪਾ ॥ ਗਵਨੁ ਕੀਆ ਧਰਤੀ ਭਰਮਾਤਾ ॥ ਇਕੁ ਖਿਨੁ ਹਿਰਦੈ ਸਾਂਤਿ ਨ ਆਵੈ  
ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥੩॥ ਕਰਿ ਕਿਰਪਾ ਮੌਹਿ ਸਾਧੁ ਮਿਲਾਇਆ ॥ ਮਨੁ ਤਨੁ ਸੀਤਲੁ  
ਪੀਰਜੁ ਪਾਇਆ ॥ ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥੪॥੫॥੧੨॥  
{ਪੰਨਾ ੯੮}

**ਪਦ ਅਰਥ :-** ਖੋਜਤ-ਭਾਲ ਕਰਦਿਆਂ। ਦਰਸਨ ਚਾਹੇ-ਦਰਸਨ ਦੀਆਂ ਤਾਂਘਾਂ ਕੀਤੀਆਂ। ਭਾਤਿ  
ਭਾਤਿ-ਕਈ ਕਿਸਮ ਦੇ। ਬਨ-ਜੰਗਲ। ਅਵਗਾਹੇ-ਗਾਹ ਮਾਰੇ। ਨਿਰਗੁਣੁ-ਮਾਇਆ ਦੇ ਤਿੰਨ ਗੁਣਾਂ ਤੋਂ  
ਉਤਾਂਹ। ਸਰਗੁਣੁ-ਰਚੇ ਹੋਏ ਜਗਤ ਦੇ ਸਰੂਪ ਵਾਲਾ, ਮਾਇਆ ਦੇ ਤਿੰਨ ਗੁਣ ਰਚ ਕੇ ਆਪਣਾ ਜਗਤ-ਰੂਪ  
ਸਰੂਪ ਵਿਖਾਲਣ ਵਾਲਾ। ਆਣਿ-ਲਿਆ ਕੇ। ੨।

ਖਟੁ-ਛੇ। ਖਟੁ ਸਾਸਤ-{ਸਾਂਖ, ਨਿਆਇ, ਵੈਸ਼ੇਸ਼ਿਕ, ਮੀਮਾਂਸਾ, ਯੋਗ, ਵੇਦਾਂਤ}। ਮੁਖਿ-ਮੂੰਹ ਨਾਲ।  
ਨਿਵਲੀ ਕਰਮ-ਆਂਦਰਾਂ ਦੀ ਵਰਜਸ਼ {ਹੱਥ ਗੋਡਿਆਂ ਉਤੇ ਰੱਖ ਕੇ ਤੇ ਲਿਫ ਕੇ ਖਲੋਤਿਆਂ ਪਹਿਲਾਂ ਜੋਰ ਨਾਲ  
ਸਾਹ ਅੰਦਰ ਨੂੰ ਖਿੱਚੀਦਾ ਹੈ, ਫਿਰ ਸਾਰਾ ਸਾਹ ਬਾਹਰ ਕੱਢ ਕੇ ਆਂਦਰਾਂ ਨੂੰ ਖਿੱਚ ਲਈਦਾ ਹੈ ਤੇ ਚੱਕਰ ਵਿਚ  
ਭਵਾਈਦਾ ਹੈ। ਇਸ ਸਾਧਨ ਨੂੰ ਨਿਵਲੀ ਕਰਮ ਆਖਦੇ ਹਨ। ਇਹ ਸਾਧਨ ਸਵੇਰੇ ਸੌਚ ਤੋਂ ਪਿੱਛੋਂ ਖਾਲੀ-  
ਪੇਟ ਹੀ ਕਰੀਦਾ ਹੈ}। ੨।

ਬਰਖ-ਬਰਸ, ਵਰ੍ਹੇ। ਗਵਨੁ-ਭ੍ਰਮਣ, ਤੁਰਨ-ਫਿਰਨ। ਭਰਮਾਤਾ-ਤੁਰਿਆ-ਫਿਰਿਆ। ਬਹੁੜਿ  
ਮੁੜ ਮੁੜ। ੩।

ਮੌਹਿ-ਮੈਨੂੰ। ਸਾਧੁ-ਗੁਰੂ। ਘਟ-ਹਿਰਦਾ। ਮੰਗਲੁ-ਸਿਫਤਿ-ਸਾਲਾਹ ਦਾ ਗੀਤ। ੪।

**ਅਰਥ :-** ਅਨੇਕਾਂ ਲੋਕ (ਜੰਗਲਾਂ ਪਹਾੜਾਂ ਵਿਚ) ਭਾਲ ਕਰਦੇ ਕਰਦੇ (ਪਰਮਾਤਮਾ ਦੇ) ਦਰਸਨ ਦੀਆਂ  
ਤਾਂਘਾਂ ਕਰਦੇ ਹਨ, ਕਈ ਕਿਸਮਾਂ ਦੇ ਜੰਗਲ ਗਾਹ ਮਾਰਦੇ ਹਨ (ਪਰ ਇਸ ਤਰ੍ਹਾਂ ਪਰਮਾਤਮਾ ਦਾ ਦਰਸਨ  
ਨਹੀਂ ਹੁੰਦਾ)। ਉਹ ਪਰਮਾਤਮਾ ਮਾਇਆ ਦੇ ਤਿੰਨ ਗੁਣਾਂ ਤੋਂ ਵੱਖਰਾ ਭੀ ਹੈ ਤੇ ਤਿੰਨ-ਗੁਣੀ ਸੰਸਾਰ ਵਿਚ  
ਵਿਆਪਕ ਭੀ ਹੈ। ਕੋਈ ਵਿਰਲਾ ਐਸਾ ਹੈ, ਜੋ ਉਸ ਨੂੰ ਲਿਆ ਕੇ ਮਿਲਾ ਸਕਦਾ ਹੈ। ੧।

ਕਈ ਐਸੇ ਹਨ ਜੋ ਛੇ ਸ਼ਾਸਤ੍ਰਾਂ ਨੂੰ ਵਿਚਾਰਦੇ ਹਨ ਤੇ ਉਹਨਾਂ ਦਾ ਉਪਦੇਸ਼ ਮੂੰਹ ਨਾਲ (ਸੁਣਾਂਦੇ ਹਨ), ਦੇਵ-ਪੂਜਾ ਕਰਦੇ ਹਨ ਮੱਥੇ ਤੇ ਤਿਲਕ ਲਾਂਦੇ ਹਨ, ਤੀਰਥਾਂ ਦੇ ਇਸ਼ਨਾਨ ਕਰਦੇ ਹਨ। ਕਈ ਐਸੇ ਹਨ ਜੋ ਨਿਵਲੀ ਕਰਮ ਆਦਿਕ ਜੋਗੀਆਂ ਵਾਲੇ ਚੌਗੀਸੀ ਆਸਣ ਕਰਦੇ ਹਨ। ਪਰ ਇਹਨਾਂ ਉੱਦਮਾਂ ਨਾਲ (ਮਨ ਵਿਚ) ਸਾਂਤੀ ਨਹੀਂ ਆਉਂਦੀ। ੨।

ਜੋਗੀ ਲੋਕ ਅਨੇਕਾਂ ਸਾਲ ਜਪ ਕਰਦੇ ਹਨ, ਤਪ ਸਾਧਦੇ ਹਨ; ਸਾਰੀ ਧਰਤੀ ਉਤੇ ਭ੍ਰਮਣ ਭੀ ਕਰਦੇ ਹਨ। (ਇਸ ਤਰ੍ਹਾਂ ਭੀ) ਹਿਰਦੇ ਵਿਚ ਇਕ ਖਿਨ ਵਾਸਤੇ ਭੀ ਸਾਂਤੀ ਨਹੀਂ ਆਉਂਦੀ। ਫਿਰ ਭੀ ਜੋਗੀ ਇਹਨਾਂ ਜਪਾਂ ਤਪਾਂ ਦੇ ਪਿੱਛੇ ਹੀ ਮੁੜ ਮੁੜ ਦੌੜਦਾ ਹੈ। ੩।

ਪਰਮਾਤਮਾ ਨੇ ਕਿਰਪਾ ਕਰ ਕੇ ਮੈਨੂੰ ਗੁਰੂ ਮਿਲਾ ਦਿੱਤਾ ਹੈ। ਗੁਰੂ ਪਾਸੋਂ ਮੈਨੂੰ ਧੀਰਜ ਮਿਲੀ ਹੈ, ਮੇਰਾ ਮਨ ਠੰਢਾ-ਠਾਰ ਹੋ ਗਿਆ ਹੈ ਮੇਰਾ ਤਨ ਠੰਢਾ-ਠਾਰ ਹੋ ਗਿਆ ਹੈ (ਮੇਰੇ ਮਨ ਤੇ ਗਿਆਨ-ਇੰਦ੍ਰਿਆਂ ਵਿਚੋਂ ਵਿਕਾਰਾਂ ਦੀ ਤਪਸ਼ ਮੁੱਕ ਗਈ ਹੈ)। (ਗੁਰੂ ਦੀ ਮਿਹਰ ਨਾਲ) ਅਬਿਨਾਸ਼ੀ ਪ੍ਰਭੂ ਮੇਰੇ ਹਿਰਦੇ ਵਿਚ ਆ ਵੱਸਿਆ ਹੈ। ਹੁਣ (ਇਹ ਦਾਸ) ਨਾਨਕ ਪਰਮਾਤਮਾ ਦੀ ਸਿਫਤਿ-ਸਾਲਾਹ ਦਾ ਗੀਤ ਹੀ ਗਾਂਦਾ ਹੈ (ਇਹ ਸਿਫਤਿ-ਸਾਲਾਹ ਪ੍ਰਭੂ-ਚਰਨਾਂ ਵਿਚ ਜੋੜੀ ਰੱਖਦੀ ਹੈ)। ੪। ੫। ੧੨।

ਮਾਝ ਮਹਲਾ ੫ ॥ ਪਾਰਬ੍ਰਹਮ ਅਪਰੰਪਰ ਦੇਵਾ ॥ ਅਗਮ ਅਗੋਚਰ ਅਲਖ ਅਭੇਵਾ ॥ ਦੀਨ ਦਇਆਲ ਗੋਪਾਲ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥੧॥ ਗੁਰਮੁਖਿ ਮਧੁਸੂਦਨੁ ਨਿਸਤਾਰੇ ॥ ਗੁਰਮੁਖਿ ਸੰਗੀ ਕ੍ਰਿਸਨ ਮੁਰਾਰੇ ॥ ਦਇਆਲ ਦਮੇਦਰੁ ਗੁਰਮੁਖਿ ਪਾਈਐ ਹੋਰਤੁ ਕਿਤੈ ਨ ਭਾਤੀ ਜੀਉ ॥੨॥ ਨਿਰਹਾਰੀ ਕੇਸਵ ਨਿਰਵੈਰਾ ॥ ਕੋਟਿ ਜਨਾ ਜਾ ਕੈ ਪੂਜਹਿ ਪੈਰਾ ॥ ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥੩॥ ਅਮੋਘ ਦਰਸਨ ਬੇਅੰਤ ਅਪਾਰਾ ॥ ਵਡ ਸਮਰਥੁ ਸਦਾ ਦਾਤਾਰਾ ॥ ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥੪॥੬॥੧੩॥ {ਪੰਨਾ ੯੮}

**ਪਦ ਅਰਥ :-** ਪਾਰਬ੍ਰਹਮ-ਪਰਮ ਆਤਮਾ, ਪਰਮਾਤਮਾ। ਅਪਰੰਪਰ-{ਅਪਰ ਨਾਸ਼ਿ ਪਰੇ ਯਸ਼-ਜਿਸ ਤੋਂ ਪਰੇ ਹੋਰ ਕੋਈ ਨਹੀਂ} ਜਿਸ ਤੋਂ ਪਰੇ ਹੋਰ ਕੋਈ ਨਹੀਂ, ਜੋ ਸਭ ਤੋਂ ਪਰੇ ਹੈ। ਦੇਵ-ਪ੍ਰਕਾਸ਼-ਰੂਪ {ਦਿਵ-ਚਮਕਣਾ}। ਅਲਖ-{ਅਲਕਾਵਾਨ} ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਦਇਆਲ-ਦਇਆ ਦਾ ਘਰ। ਗੁਰਮੁਖਿ-ਗੁਰੂ ਦੀ ਸਰਨ ਪੈ ਕੇ। ਗਾਤੀ-ਗਤਿ ਦੇਣ ਵਾਲਾ, ਉੱਚੀ ਆਤਮਕ ਅਵਸਥਾ ਦੇਣ ਵਾਲਾ।

ਮਧੁਸੂਦਨ-{'ਮਧੁ'} ਦੈਤੰ ਨੂੰ ਮਾਰਨ ਵਾਲਾ} ਪਰਮਾਤਮਾ। ਸੰਗੀ-ਸਾਥੀ। ਮੁਰਾਰੇ-{ਮੁਰ-ਅਰਿ} ਪਰਮਾਤਮਾ। ਦਮੇਦਰ-{ਦਾਸਨ ਉਦਰ-ਕ੍ਰਿਸਨ} ਪਰਮਾਤਮਾ। ਹੋਰਤੁ-ਹੋਰ ਦੀ ਰਾਹੀਂ। ਹੋਰਤੁ ਭਾਤੀ-ਹੋਰ ਤਰੀਕੇ ਦੀ ਰਾਹੀਂ। ੨।

ਨਿਰਹਾਰੀ-{ਨਿਰ ਆਹਾਰੀ} ਜਿਸ ਨੂੰ ਕਿਸੇ ਖੁਰਾਕ ਦੀ ਲੋੜ ਨਹੀਂ, ਪਰਮਾਤਮਾ। ਕੇਸਵ-{ਕੇਸ਼ਾ: ਪ੍ਰਸਾਦਿ: ਸਨਿ ਅਦ੍ਵਿਤੀ} ਲੰਮੇ ਕੇਸਾਂ ਵਾਲਾ, ਪਰਮਾਤਮਾ। ਕੋਟਿ-ਕ੍ਰੋੜ। ਇਕਾਤੀ-{ਏਕਾਨਿਤਿ: Devoted to one object only} ਅਨਿੰਨ। ੩।

ਅਮੋਘ-{ਅਸੋਧ} ਨਾਹ ਖੁੰਝਣ ਵਾਲਾ, ਜ਼ਰੂਰ ਫਲ ਦੇਣ ਵਾਲਾ। ਤਿਤੁ-ਉਸ ਦੀ ਰਾਹੀਂ। ਗਤਿ-ਉੱਚੀ ਆਤਮਕ ਅਵਸਥਾ। ਵਿਰਲੀ-ਵਿਰਲੀ। ੪।

**ਅਰਥ :-** (ਹੇ ਭਾਈ !) ਗੁਰੂ ਦੀ ਸਰਨ ਪੈ ਕੇ ਉਸ ਹਰੀ ਦਾ ਸਿਮਰਨ ਕਰੋ, ਜੋ ਪਰਮ ਆਤਮਾ ਹੈ, ਜਿਸ ਤੋਂ ਪਰੇ ਹੋਰ ਕੋਈ ਨਹੀਂ, ਜੋ ਸਭ ਤੋਂ ਪਰੇ ਹੈ, ਜੋ ਪ੍ਰਕਾਸ਼-ਰੂਪ ਹੈ, ਜੋ ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ, ਜੋ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਜੋ ਸਿਸ਼ਟੀ ਦੀ ਪਾਲਣਾ ਕਰਨ ਵਾਲਾ ਹੈ, ਜੋ ਸਿਸ਼ਟੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ ਅਤੇ ਜੋ ਉੱਚੀ ਆਤਮਕ ਅਵਸਥਾ ਦੇਣ ਵਾਲਾ ਹੈ। ੧।

ਗੁਰੂ ਦੀ ਸਰਨ ਪਿਆਂ ਮਧੁ-ਦੈਂਤ ਨੂੰ ਮਾਰਨ ਵਾਲਾ (ਵਿਕਾਰ-ਦੈਂਤਾਂ ਤੋਂ) ਬਚਾ ਲੈਂਦਾ ਹੈ। ਗੁਰੂ ਦੀ ਸਰਨ ਪਿਆਂ ਮੁਰ-ਦੈਂਤ ਦਾ ਮਾਰਨ ਵਾਲਾ ਪ੍ਰਭੂ (ਸਦਾ ਲਈ) ਸਾਥੀ ਬਣ ਜਾਂਦਾ ਹੈ। ਗੁਰੂ ਦੀ ਸਰਨ ਪਿਆਂ ਹੀ ਉਹ ਪ੍ਰਭੂ ਮਿਲਦਾ ਹੈ ਜੋ ਦਇਆ ਦਾ ਸੌਮਾ ਹੈ ਤੇ ਜਿਸ ਨੂੰ ਦਮੇਦਰ ਆਖਿਆ ਜਾਂਦਾ ਹੈ, ਕਿਸੇ ਹੋਰ ਤਰੀਕੇ ਨਾਲ ਨਹੀਂ ਮਿਲ ਸਕਦਾ। ੨।

ਕੋੜਾਂ ਹੀ ਸੇਵਕ ਜਿਸ ਦੇ ਪੈਰ ਪੂਜਦੇ ਹਨ, ਉਹ ਪਰਮਾਤਮਾ ਕੇਸ਼ਵ (ਸੋਹਣੇ ਕੇਸਾਂ ਵਾਲਾ) ਕਿਸੇ ਨਾਲ ਵੈਰ ਨਹੀਂ ਰੱਖਦਾ ਤੇ ਉਸ ਨੂੰ ਕਿਸੇ ਖੁਰਾਕ ਦੀ ਲੋੜ ਨਹੀਂ ਪੈਂਦੀ। ਗੁਰੂ ਦੀ ਰਾਹੀਂ ਜਿਸ ਮਨੁੱਖ ਦੇ ਹਿਰਦੇ ਵਿਚ ਉਹ ਵੱਸ ਪੈਂਦਾ ਹੈ, ਉਹ ਮਨੁੱਖ ਅਨਿੰਨ ਭਗਤ ਬਣ ਜਾਂਦਾ ਹੈ। ੩।

ਉਸ ਪਰਮਾਤਮਾ ਦਾ ਦਰਸਨ ਜ਼ਰੂਰ (ਮਨ-ਇੱਛਤ) ਫਲ ਦੇਂਦਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੀ ਹਸਤੀ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ। ਉਹ ਵੱਡੀਆਂ ਤਾਕਤਾਂ ਵਾਲਾ ਹੈ, ਤੇ ਉਹ ਸਦਾ ਹੀ ਦਾਤਾਂ ਦੇਂਦਾ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਜੇ ਉਸ ਦਾ ਨਾਮ ਜਪੀਏ, ਤਾਂ ਉਸ ਨਾਮ ਦੀ ਬਰਕਤਿ ਨਾਲ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ। ਪਰ, ਹੇ ਨਾਨਕ ! ਇਹ ਉੱਚੀ ਆਤਮਕ ਅਵਸਥਾ ਵਿਰਲਿਆਂ ਨੇ ਹੀ ਸਮਝੀ ਹੈ। ੪।੬।੧੩।

**ਮਾਝ ਮਹਲਾ ੫ ॥ ਕਹਿਆ ਕਰਣਾ ਦਿਤਾ ਲੈਣਾ ॥ ਗਰੀਬਾ ਅਨਾਥਾ ਤੇਰਾ ਮਾਣਾ ॥ ਸਭ ਕਿਛੁ ਤੂੰ ਹੈ ਤੂੰ ਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥ ਭਾਣੈ ਉਝੜ ਭਾਣੈ ਰਾਹਾ ॥ ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥ ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥ ਨਾ ਕੋ ਮੂਰਖੁ ਨਾ ਕੋ ਸਿਆਣਾ ॥ ਵਰਤੈ ਸਭ ਕਿਛੁ ਤੇਰਾ ਭਾਣਾ ॥ ਅਗਮ ਅਗੋਚਰ ਬੇਅੰਤ ਅਥਾਹ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥੩॥ ਖਾਕੁ ਸੰਤਨ ਕੀ, ਦੇਹੁ ਪਿਆਰੇ ॥ ਆਇ ਪਇਆ ਹਰਿ ਤੇਰੈ ਦੁਆਰੈ ॥ ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥ {ਪੰਨਾ ੯੮}**

**ਪਦ ਅਰਥ :-** ਕਹਿਆ-ਆਖਿਆ ਹੋਇਆ ਬਚਨ, ਹੁਕਮ। ਮਾਣਾ-ਮਾਣ, ਆਸਰਾ, ਸਹਾਰਾ। ਕੁਦਰਤਿ-ਸਮਰਥਾ। ਬਲਿ ਜਾਈ-ਬਲਿ ਜਾਈਂ, ਮੈਂ ਸਦਕੇ ਜਾਂਦਾ ਹਾਂ। ੧।

ਭਾਣੈ-ਰਜਾ ਅਨੁਸਾਰ। ਉਝੜ-ਗਲਤ ਰਸਤਾ। ਗੁਰਮੁਖਿ-ਗੁਰੂ ਦੀ ਸਰਨ ਪੈ ਕੇ। ਭਰਮਿ-ਭਟਕਣਾ ਵਿਚ, ਭੁਲੇਖੇ ਵਿਚ। ਤਿਸੈ-ਉਸ (ਪਰਮਾਤਮਾ) ਦੀ ਹੀ। ਰਜਾਈ-ਰਜਾ ਵਿਚ। ੨।

ਵਰਤੈ-ਵਰਤਦਾ ਹੈ, ਵਾਪਰਦਾ ਹੈ। ਭਾਣਾ-ਰਜਾ, ਹੁਕਮ। ਅਥਾਹ-ਜਿਸ ਦੀ ਡੂੰਘਾਈ ਨਾਹ ਲੱਭ ਸਕੇ। ੩।

ਖਾਕੁ-ਚਰਨ-ਧੂੜ। ਆਇ-ਆ ਕੇ। ਹਰਿ-ਹੇ ਹਰੀ ! ਪੇਖਤ-ਵੇਖਦਿਆਂ। ਆਘਾਵੈ-ਰੱਜ ਜਾਂਦਾ ਹੈ। ਸੁਭਾਈ-(ਤੇਰੀ) ਰਜਾ ਅਨੁਸਾਰ। ੪।

**ਅਰਥ** :- ਹੇ ਪ੍ਰਭੂ ! ਜੋ ਕੁਝ ਤੂੰ ਹੁਕਮ ਕਰਦਾ ਹੈਂ ਉਹੀ ਜੀਵ ਕਰਦੇ ਹਨ, ਜੋ ਕੁਝ ਤੂੰ ਦੇਂਦਾ ਹੈਂ, ਉਹੀ ਜੀਵ ਹਾਸਲ ਕਰ ਸਕਦੇ ਹਨ। ਗਰੀਬਾਂ ਤੇ ਅਨਾਥ ਜੀਵਾਂ ਨੂੰ ਤੇਰਾ ਹੀ ਸਹਾਰਾ ਹੈ। ਹੇ ਮੇਰੇ ਪਿਆਰੇ ਪ੍ਰਭੂ ! (ਜਗਤ ਵਿਚ) ਸਭ ਕੁਝ ਤੂੰ ਹੀ ਕਰ ਰਿਹਾ ਹੈਂ ਤੂੰ ਹੀ ਕਰ ਰਿਹਾ ਹੈਂ। ਮੈਂ ਤੇਰੀ ਸਮਰਥਾ ਤੋਂ ਸਦਕੇ ਜਾਂਦਾ ਹਾਂ। ੧।

ਪਰਮਾਤਮਾ ਦੀ ਰਜ਼ਾ ਵਿਚ ਹੀ ਜੀਵ (ਜਿੰਦਗੀ ਦਾ) ਗਲਤ ਰਸਤਾ ਫੜ ਲੈਂਦੇ ਹਨ ਤੇ ਕਈ ਸਹੀ ਰਸਤਾ ਫੜਦੇ ਹਨ। ਪਰਮਾਤਮਾ ਦੀ ਰਜ਼ਾ ਵਿਚ ਹੀ ਕਈ ਜੀਵ ਗੁਰੂ ਦੀ ਸਰਨ ਪੈ ਕੇ ਹਰੀ ਦੇ ਗੁਣ ਗਾਂਦੇ ਹਨ। ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ (ਮਾਇਆ ਦੇ ਮੋਹ ਦੀ) ਭਟਕਣਾ ਵਿਚ ਫਸ ਕੇ ਅਨੇਕਾਂ ਜੁਨਾਂ ਵਿਚ ਭੌਂਦਾ ਫਿਰਦਾ ਹੈ। (ਇਹ) ਸਭ ਕੁਝ ਉਸ ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਿਹਾ ਹੈ। ੨।

ਹੇ ਅਪਹੁੰਚ ਪ੍ਰਭੂ ! ਹੇ ਇੰਦ੍ਰੀਆਂ ਦੀ ਪਹੁੰਚ ਤੋਂ ਪਰੇ ਪ੍ਰਭੂ ! ਹੇ ਬੇਅੰਤ ਪ੍ਰਭੂ ! ਹੇ ਅਥਾਹ ਪ੍ਰਭੂ ! (ਆਪਣੀ ਸਮਰਥਾ ਨਾਲ) ਨਾਹ ਕੋਈ ਜੀਵ ਮੂਰਖ ਹੈ ਤੇ ਨਾਹ ਹੀ ਕੋਈ ਸਿਆਣਾ ਹੈ। (ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਹੁਕਮ ਹੀ ਚੱਲ ਰਿਹਾ ਹੈ। ਤੇਰੇ ਬਰਾਬਰ ਦੀ ਕੋਈ ਸੈ ਦੱਸੀ ਨਹੀਂ ਜਾ ਸਕਦੀ।

ਹੇ ਪਿਆਰੇ ਹਰੀ ! ਮੈਂ ਤੇਰੇ ਦਰ ਤੇ ਆ ਛਿੱਗਾ ਹਾਂ, ਮੈਨੂੰ ਆਪਣੇ ਸੰਤਾਂ ਦੇ ਚਰਨਾਂ ਦੀ ਧੂੜ ਦੇਹ। ਹੇ ਨਾਨਕ ! (ਆਖ-ਪਰਮਾਤਮਾ ਦਾ) ਦਰਸਨ ਕੀਤਿਆਂ ਮਨ (ਦੁਨੀਆ ਦੇ ਪਦਾਰਥਾਂ ਵਲੋਂ) ਰੱਜ ਜਾਂਦਾ ਹੈ ਤੇ ਉਸ ਦੀ ਰਜ਼ਾ ਅਨੁਸਾਰ ਉਸ ਨਾਲ ਮਿਲਾਪ ਹੋ ਜਾਂਦਾ ਹੈ। ੪। ੨। ੧੪।

**ਮਾਝ ਮਹਲਾ ੫ ॥** ਦੁਖੁ ਤਦੇ ਜਾ ਵਿਸਰਿ ਜਾਵੈ ॥ ਭੁਖ ਵਿਆਪੈ ਬਹੁ ਬਿਧਿ ਧਾਵੈ ॥ ਸਿਮਰਤ ਨਾਮੁ ਸਦਾ  
ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥੧॥ ਸਤਿਗੁਰੁ ਮੇਰਾ ਵਡ ਸਮਰਥਾ ॥ ਜੀਇ ਸਮਾਲੀ ਤਾ ਸਭ  
ਦੁਖੁ ਲਥਾ ॥ ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥੨॥ ਬਾਰਿਕ ਵਾਂਗੀ ਹਉ ਸਭ  
ਕਿਛੁ ਮੰਗਾ ॥ ਦੇ ਦੇ ਤੋਟਿ ਨਾਹੀ ਪ੍ਰਭ ਰੰਗਾ ॥ ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ  
॥੩॥ ਹਉ ਬਲਿਹਾਰੀ ਸਤਿਗੁਰੁ ਪੂਰੇ ॥ ਜਿਨਿ ਬੰਧਨ ਕਾਟੇ ਸਗਲੇ ਮੇਰੇ ॥ ਹਿਰਦੇ ਨਾਮੁ ਦੇ ਨਿਰਮਲ ਕੀਏ  
ਨਾਨਕ ਰੰਗਿ ਰਸਾਲਾ ਜੀਉ ॥੪॥੮॥੧੫॥ {ਪੰਨਾ ੯੯}

**ਪਦ ਅਰਥ** :- ਤਦੇ-ਤਦਿ ਹੀ, ਤਦੋਂ ਹੀ। ਭੁਖ-ਮਾਇਆ ਦੀ ਡਿਸ਼ਨਾ। ਵਿਆਪੈ-ਜੋਰ ਪਾ ਲੈਂਦੀ ਹੈ। ਬਹੁ  
ਬਿਧਿ-ਕਈ ਤਰੀਕਿਆਂ ਨਾਲ। ਸੁਹੇਲਾ-ਸੁਖੀ। ੧।

ਸਮਰਥਾ-ਤਾਕਤ ਵਾਲਾ। ਜੀਇ-ਜੀਉ ਵਿਚ {ਲਫਜ਼ ‘ਜੀਉ’ ਤੋਂ ਅਧਿਕਰਣ ਕਾਰਕ ਇਕ-ਵਚਨ ‘ਜੀਇ’  
ਹੈ} ਸਮਾਲੀ-ਸਮਾਲੀਂ, ਮੈਂ ਸੰਭਾਲਦਾ ਹਾਂ। ਹਉ ਪੀੜਾ-ਹਉਮੈ ਦਾ ਦੁੱਖ। ੨।

ਹਉ-ਮੈਂ। ਮੰਗਾ-ਮੰਗਾਂ। ਤੋਟਿ-ਘਾਟਾ। ਪ੍ਰਭ ਰੰਗਾ-ਪ੍ਰਭੂ ਦੇ ਪਦਾਰਥਾਂ (ਵਿਚ)। ਪੈ-ਪੈ ਕੇ। ਮਨਾਈ-  
ਮਨਾਈਂ, ਮੈਂ ਮਨਾਂਦਾ ਹਾਂ। ਬਲਿਹਾਰੀ-ਕੁਰਬਾਨ। ਜਿਨਿ-ਜਿਸ (ਗੁਰੂ) ਨੇ। ਸਗਲੇ-ਸਾਰੇ। ਦੇ-ਦੇ ਕੇ।  
ਰੰਗਿ-(ਆਪਣੇ) ਪ੍ਰੇਮ ਵਿਚ (ਜੋੜ ਕੇ)। ਰਸਾਲਾ-{ਰਸ ਆਲਯ} ਰਸ ਦਾ ਘਰ। ੪।

**ਅਰਥ** :- (ਜੀਵ ਨੂੰ) ਦੁੱਖ ਤਦੋਂ ਹੀ ਵਾਪਰਦਾ ਹੈ ਜਦੋਂ ਉਸ ਨੂੰ (ਪਰਮਾਤਮਾ ਦਾ ਨਾਮ) ਭੁੱਲ ਜਾਂਦਾ ਹੈ।  
(ਨਾਮ ਤੋਂ ਖੁੰਝੇ ਹੋਏ ਜੀਵ ਉਤੇ) ਮਾਇਆ ਦੀ ਡਿਸ਼ਨਾ ਜੋਰ ਪਾ ਲੈਂਦੀ ਹੈ, ਤੇ ਜੀਵ ਕਈ ਢੰਗਾਂ ਨਾਲ  
(ਮਾਇਆ ਦੀ ਖਾਤਰ ਭਟਕਦਾ ਫਿਰਦਾ ਹੈ। ਦੀਨਾਂ ਉਤੇ ਦਇਆ ਕਰਨ ਵਾਲਾ ਪਰਮਾਤਮਾ ਜਿਸ ਮਨੱਖ ਨੂੰ  
(ਨਾਮ ਦੀ ਦਾਤਿ) ਦੇਂਦਾ ਹੈ ਉਹ ਸਿਮਰ ਸਿਮਰ ਕੇ ਸਦਾ ਸੌਖਾ ਰਹਿੰਦਾ ਹੈ। ੧।

(ਪਰ ਇਹ ਨਾਮ ਦੀ ਦਾਤਿ ਗੁਰੂ ਦੀ ਰਾਹੀਂ ਮਿਲਦੀ ਹੈ) ਮੇਰਾ ਸਤਿਗੁਰੂ ਬੜੀ ਤਾਕਤ ਵਾਲਾ ਹੈ, (ਉਸ ਦੀ ਮਿਹਰ ਨਾਲ) ਜਦੋਂ ਮੈਂ (ਪਰਮਾਤਮਾ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦਾ ਹਾਂ ਤਾਂ ਮੇਰਾ ਸਾਰਾ ਦੁੱਖ ਦੂਰ ਹੋ ਜਾਂਦਾ ਹੈ। (ਮੇਰੇ ਅੰਦਰੋਂ) ਚਿੰਤਾ ਦਾ ਰੋਗ ਦੂਰ ਹੋ ਜਾਂਦਾ ਹੈ, ਮੇਰਾ ਹਉਮੈ ਦਾ ਦੁੱਖ ਦੂਰ ਹੋ ਜਾਂਦਾ ਹੈ (ਚਿੰਤਾ ਹਉਮੈ ਆਦਿਕ ਤੋਂ) ਪਰਮਾਤਮਾ ਆਪ ਮੇਰੀ ਰਾਖੀ ਕਰਦਾ ਹੈ। ੨।

(ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੇ ਦਰ ਤੋਂ) ਮੈਂ ਅੰਵਾਣੇ ਬਾਲ ਵਾਂਗ ਹਰੇਕ ਚੀਜ਼ ਮੰਗਦਾ ਹਾਂ, ਉਹ ਸਦਾ ਮੈਨੂੰ (ਮੇਰੀਆਂ ਮੂੰਹ ਮੰਗੀਆਂ ਚੀਜ਼ਾਂ) ਦੇਂਦਾ ਰਹਿੰਦਾ ਹੈ, ਤੇ ਪ੍ਰਭੂ ਦੀਆਂ ਦਿੱਤੀਆਂ ਚੀਜ਼ਾਂ ਵਲੋਂ ਮੈਨੂੰ ਕਦੇ ਟੋਟ ਨਹੀਂ ਆਉਂਦੀ। ਉਹ ਪਰਮਾਤਮਾ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ, ਸਿਸ਼ਟੀ ਦੇ ਜੀਵਾਂ ਦੀ ਪਾਲਨਾ ਕਰਨ ਵਾਲਾ ਹੈ, ਮੈਂ ਉਸ ਦੇ ਚਰਨਾਂ ਤੇ ਢਹਿ ਢਹਿ ਕੇ ਸਦਾ ਉਸ ਨੂੰ ਮਨਾਂਦਾ ਰਹਿੰਦਾ ਹਾਂ। ੩।

ਮੈਂ ਪੂਰੇ ਸਤਿਗੁਰੂ ਤੋਂ ਕੁਰਬਾਨ ਜਾਂਦਾ ਹਾਂ, ਉਸ ਨੇ ਮੇਰੇ ਸਾਰੇ ਮਾਇਆ ਦੇ ਬੰਧਨ ਤੌੜ ਦਿੱਤੇ ਹਨ।

ਹੋ ਨਾਨਕ! ਗੁਰੂ ਨੇ ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਹਿਰਦੇ ਵਿਚ ਦੇ ਕੇ ਪਵਿੱਤ੍ਰ ਜੀਵਨ ਵਾਲਾ ਬਣਾ ਦਿੱਤਾ, ਉਹ ਪ੍ਰਭੂ ਦੇ ਪ੍ਰੇਮ ਵਿਚ ਲੀਨ ਹੋ ਕੇ ਆਤਮਕ ਆਨੰਦ ਦਾ ਘਰ ਬਣ ਜਾਂਦੇ ਹਨ। ੪।੯।੧੫।

**ਮਾਝ ਮਹਲਾ ੫ ॥** ਲਾਲ ਗੋਪਾਲ ਦਇਆਲ ਰੰਗੀਲੇ ॥ ਗਹਿਰ ਗੰਭੀਰ ਬੇਅੰਤ ਗੋਵਿੰਦੇ ॥ ਉੱਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥੧॥ ਦੁੱਖ ਭੰਜਨ ਨਿਧਾਨ ਅਮੋਲੇ ॥ ਨਿਰਭਉ ਨਿਰਵੈਰ ਅਥਾਹ ਅਤੋਲੇ ॥ ਅਕਾਲ ਮੂਰਤਿ ਅਜੂਨੀ ਸੰਭੋ ਮਨਿ ਸਿਮਰਤ ਠੰਢਾ ਬੀਵਾਂ ਜੀਉ ॥੨॥ ਸਦਾ ਸੰਗੀ ਹਰਿ ਰੰਗ ਗੋਪਾਲਾ ॥ ਉੱਚ ਨੀਚ ਕਰੇ ਪ੍ਰਤਿਪਾਲਾ ॥ ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥੩॥ ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥ ਏਹ ਸੁਮਤਿ ਗੁਰੂ ਤੇ ਪਾਈ ॥ ਨਾਨਕ ਕੀ ਧਰ ਤੂੰ ਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥੪॥੯॥੧੬॥ { ਪੰਨਾ ੯੯ }

**ਪਦ ਅਰਥ :-** ਲਾਲ-ਹੇ ਲਾਲ! ਹੇ ਪਿਆਰੇ! ਰੰਗੀਲੇ-ਹੇ ਰੰਗੀਲੇ! {ਰੰਗ-ਆਲਯ} ਹੇ ਆਨੰਦ ਦੇ ਸੋਮੇ! ਗੰਭੀਰ-ਹੇ ਵੱਡੇ ਜਿਗਰੇ ਵਾਲੇ! ਹਉ-ਮੈਂ। ਜੀਵਾਂ-ਆਤਮਕ ਜੀਵਨ ਪ੍ਰਾਪਤ ਕਰਦਾ ਹਾਂ। ੧।

ਦੁੱਖ ਭੰਜਨ-ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਨਿਧਾਨ-ਹੇ ਖਜਾਨੇ! ਸੰਭੋ-{ਸੂਯੰਤ੍ਰੂ, ਸ਼ਵਯਾਂਭੂ} ਆਪਣੇ ਆਪ ਤੋਂ ਪਰਗਟ ਹੋਣ ਵਾਲਾ। ਮਨਿ-ਮਨ ਵਿਚ। ਠੰਢਾ-ਸ਼ਾਂਤ। ੨।

ਰਸਾਇਣੁ-ਰਸਾਂ ਦੇ ਘਰ। ਤ੍ਰਿਪਤਾਇਣੁ-ਤ੍ਰਿਪਤ ਕਰਨ ਵਾਲਾ। ਗੁਰਮੁਖਿ-ਗੁਰੂ ਦੀ ਸਰਨ ਪੈ ਕੇ। ਅੰਮ੍ਰਿਤ-ਆਤਮਕ ਜੀਵਨ ਦੇਣ ਵਾਲਾ ਨਾਮ ਰਸ। ੩।

ਦੁਖਿ-ਦੁੱਖ ਵਿਚ। ਪਿਆਰੇ-ਹੇ ਪਿਆਰੇ! ਤੁਧੁ-ਤੈਨੂੰ। ਸੁਮਤਿ-ਚੰਗੀ ਅਕਲ। ਤੇ-ਤੋਂ। ਧਰ-ਆਸਰਾ। ਠਾਕੁਰ-ਹੇ ਠਾਕੁਰ! ਰੰਗਿ-ਪ੍ਰੇਮ ਵਿਚ। ੪।

**ਅਰਥ :-** ਹੇ ਪਿਆਰੇ ਪ੍ਰਭੂ! ਹੇ ਸਿਸ਼ਟੀ ਦੇ ਰਾਖੇ! ਹੇ ਦਇਆ ਦੇ ਘਰ! ਹੇ ਆਨੰਦ ਦੇ ਸੋਮੇ! ਹੇ ਛੂੰਘੇ ਤੇ ਵੱਡੇ ਜਿਗਰ ਵਾਲੇ! ਹੇ ਬੇਅੰਤ ਗੋਬਿੰਦ! ਹੇ ਸਭ ਤੋਂ ਉੱਚੇ ਅਥਾਹ ਤੇ ਬੇਅੰਤ ਪ੍ਰਭੂ! ਹੇ ਸੁਆਮੀ! (ਤੇਰੀ ਮਿਹਰ ਨਾਲ ਤੇਰਾ ਨਾਮ) ਸਿਮਰ ਸਿਮਰ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ। ੧।

ਹੇ (ਜੀਵਾਂ ਦੇ) ਦੁੱਖ ਨਾਸ ਕਰਨ ਵਾਲੇ! ਹੇ ਕੀਮਤੀ ਪਦਾਰਥਾਂ ਦੇ ਖਜ਼ਾਨੇ! ਹੇ ਨਿਡਰ ਨਿਰਵੈਰ ਅਥਾਹ ਤੇ ਅਤੇਲ ਪ੍ਰਭੂ! ਤੇਰੀ ਹਸਤੀ ਮੌਤ ਤੋਂ ਰਹਿਤ ਹੈ, ਤੂੰ ਜੂਨਾਂ ਵਿਚ ਨਹੀਂ ਆਉਂਦਾ, ਤੇ ਆਪਣੇ ਆਪ ਤੋਂ ਹੀ ਪਰਗਟ ਹੁੰਦਾ ਹੈ। (ਤੇਰਾ ਨਾਮ) ਮਨ ਵਿਚ ਸਿਮਰ ਸਿਮਰ ਕੇ ਮੈਂ ਸ਼ਾਂਤ ਚਿੱਤ ਹੋ ਜਾਂਦਾ ਹਾਂ। ੨।

ਪਰਮਾਤਮਾ (ਆਪਣੀ) ਸਿਸ਼ਟੀ ਦੀ ਪਾਲਣਾ ਕਰਨ ਵਾਲਾ ਹੈ, ਸਦਾ ਸਭ ਜੀਵਾਂ ਦੇ ਅੰਗ ਸੰਗ ਰਹਿੰਦਾ ਹੈ, ਤੇ ਸਭ ਸੁਖ ਦੇਣ ਵਾਲਾ ਹੈ। (ਜਗਤ ਵਿਚ) ਉੱਚੇ ਅਖਵਾਣ ਵਾਲੇ ਤੇ ਨੀਵੇਂ ਅਖਵਾਣ ਵਾਲੇ ਸਭ ਜੀਵਾਂ ਦੀ ਪਾਲਣਾ ਕਰਦਾ ਹੈ। ਪਰਮਾਤਮਾ ਦਾ ਨਾਮ ਸਭ ਰਸਾਂ ਦਾ ਸੋਮਾ ਹੈ (ਜੀਵਾਂ ਦੇ) ਮਨ ਨੂੰ (ਮਾਇਆ ਦੀ ਤਿਸ਼ਨਾ ਵਲੋਂ) ਤ੍ਰਿਪਤ ਕਰਨ ਵਾਲਾ ਹੈ।

ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲੇ ਉਸ ਨਾਮ ਰਸ ਨੂੰ ਮੈਂ ਪੀਂਦਾ ਰਹਿੰਦਾ ਹਾਂ। ੩।

ਹੇ ਪਿਆਰੇ ਪ੍ਰਭੂ! ਦੁੱਖ ਵਿਚ (ਫਸਿਆ ਪਿਆ ਹੋਵਾਂ, ਚਾਹੇ) ਸੁਖ ਵਿਚ (ਵੱਸ ਰਿਹਾ ਹੋਵਾਂ) ਮੈਂ ਸਦਾ ਤੈਨੂੰ ਹੀ ਧਿਆਉਂਦਾ ਹਾਂ (ਤੇਰਾ ਹੀ ਧਿਆਨ ਧਰਦਾ ਹਾਂ)-ਇਹ ਚੰਗੀ ਅਕਲ ਮੈਂ (ਆਪਣੇ) ਗੁਰੂ ਤੋਂ ਲਈ ਹੈ। ਹੇ ਸਭ ਦੇ ਪਾਲਣਹਾਰ! ਨਾਨਕ ਦਾ ਆਸਰਾ ਤੂੰ ਹੀ ਹੈਂ।

(ਹੇ ਭਾਈ!) ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਲੀਨ ਹੋ ਕੇ ਹੀ) ਮੈਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ। ੪। ੯। ੧੬।

ਮਾਝ ਮਹਲਾ ੫ ॥ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੂ ਮਿਲਿਆ ॥ ਸਫਲੁ ਦਰਸਨੁ ਨੇਤ੍ਰੁ ਪੇਖਤ ਤਰਿਆ ॥ ਧੰਨੁ ਮੂਰਤ ਚਸੇ ਪਲ ਘੜੀਆ ਧੰਨਿ ਸੁ ਓਇ ਸੰਜੋਗਾ ਜੀਉ ॥੧॥ ਉਦਸੁ ਕਰਤ ਮਨੁ ਨਿਰਮਲੁ ਹੋਆ ॥ ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥ ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥੨॥ ਅੰਤਰਿ ਬਾਹਰਿ ਤੇਰੀ ਬਾਣੀ ॥ ਤੁਧੁ ਆਪਿ ਕਬੀ ਤੈ ਆਪਿ ਵਖਾਣੀ ॥ ਗੁਰਿ ਕਹਿਆ ਸਭੁ ਏਕੈ ਏਕੈ ਅਵਰੁ ਨ ਕੋਈ ਹੋਇਗਾ ਜੀਉ ॥੩॥ ਅੰਮ੍ਰਿਤ ਰਸੁ ਹਰਿ ਗੁਰ ਤੇ ਪੀਆ ॥ ਹਰਿ ਪੈਨਣੁ ਨਾਮੁ ਭੋਜਨੁ ਬੀਆ ॥ ਨਾਮਿ ਰੰਗਿ ਨਾਮਿ ਚੋਜ ਤਮਾਸੇ ਨਾਉ ਨਾਨਕ ਕੀਨੇ ਭੋਗਾ ਜੀਉ ॥੪॥੧੦॥੧੭॥ {ਪੰਨਾ ੯੯}

**ਪਦ ਅਰਥ :-** ਧੰਨੁ-{ਘਨ੍ਯ} ਭਾਗਾਂ ਵਾਲਾ। ਜਿਤੁ-ਜਿਸ (ਵੇਲੇ) ਵਿਚ। ਮੈ-ਮੈਨੂੰ। ਸਫਲ-ਫਲ ਦੇਣ ਵਾਲਾ। ਨੇਤ੍ਰ-ਅੱਖਾਂ ਨਾਲ। ਮੂਰਤ-{ਸੁਹੂਰਤ} ਦੋ ਘੜੀਆਂ ਦਾ ਸਮਾ। ਚਸਾ-ਇਕ ਪਲ ਦਾ ਤ੍ਰੀਹਵਾਂ ਹਿੱਸਾ। ਓਇ-{ਲਫਜ਼ ‘ਓਹੁ’ ਤੋਂ ਬਹੁ-ਵਚਨ}। ਸੰਜੋਗਾ-ਮਿਲਾਪ ਦੇ ਸਮੇ। ੧।

ਕਰਤ-ਕਰਦਿਆਂ। ਹੋਆ-ਹੋ ਗਿਆ। ਮਾਰਗਿ-ਰਸਤੇ ਉਤੇ। ਭ੍ਰਮੁ-ਭਟਕਦਾ। ੨।

ਵਖਾਣੀ-ਬਿਆਨ ਕੀਤੀ। ਕਬੀ-ਆਖੀ। ਤੈ-ਤੈਂ, ਤੂੰ। ਗੁਰਿ-ਗੁਰੂ ਨੇ। ਸਭੁ-ਹਰ ਥਾਂ। ੩।

ਅੰਮ੍ਰਿਤ ਰਸੁ-ਨਾਮ ਅੰਮ੍ਰਿਤ ਦਾ ਸੁਆਦ। ਤੇ-ਤੋਂ। ਬੀਆ-ਹੋ ਗਿਆ ਹੈ। ਨਾਮਿ-ਨਾਮ ਵਿਚ (ਜੁੜੇ ਰਹਿਣਾ)। ਭੋਗਾ-ਦੁਨੀਆ ਦੇ ਪਦਾਰਥ ਮਾਣਨੇ। ੪।

**ਅਰਥ :-** (ਮੇਰੇ ਭਾ ਦਾ) ਉਹ ਵੇਲਾ ਭਾਗਾਂ ਵਾਲਾ (ਸਾਬਤ ਹੋਇਆ) ਜਿਸ ਵੇਲੇ ਮੈਨੂੰ ਸਤਿਗੁਰੂ ਮਿਲ ਪਿਆ, (ਗੁਰੂ ਦਾ) ਦਰਸਨ (ਮੇਰੇ ਵਾਸਤੇ) ਫਲ-ਦਾਇਕ ਹੋ ਗਿਆ (ਕਿਉਂਕਿ ਇਹਨਾਂ) ਅੱਖਾਂ ਨਾਲ (ਗੁਰੂ

ਦਾ) ਦਰਸਨ ਕਰਦਿਆਂ (ਹੀ) ਮੈਂ (ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘ ਗਿਆ। (ਸੋ ਮੇਰੇ ਵਾਸਤੇ) ਉਹ ਮੁਹੂਰਤ ਉਹ ਚਸੇ ਉਹ ਪਲ ਘੜੀਆਂ ਉਹ (ਗੁਰੂ-) ਮਿਲਾਪ ਦੇ ਸਮੇਂ ਸਾਰੇ ਹੀ ਭਾਗਾਂ ਵਾਲੇ ਹਨ। ੧।

(ਗੁਰੂ ਦੀ ਦੱਸੀ ਸਿਮਰਨ-ਕਾਰ ਵਾਸਤੇ) ਉੱਦਮ ਕਰਦਿਆਂ (ਮੇਰਾ) ਮਨ ਪਵਿੜ੍ਹ ਹੋ ਗਿਆ ਹੈ, (ਗੁਰੂ ਦੀ ਰਾਹੀਂ) ਪ੍ਰਭੂ ਦੇ ਰਸਤੇ ਉੱਤੇ ਤੁਰਦਿਆਂ ਮੇਰੀ ਸਾਰੀ ਭਟਕਣਾ ਮੁੱਕ ਗਈ ਹੈ। ਗੁਰੂ ਨੇ ਮੈਨੂੰ (ਸਾਰੇ ਗੁਣਾਂ ਦਾ) ਖਜ਼ਾਨਾ ਪ੍ਰਭੂ ਦਾ ਨਾਮ ਸੁਣਾ ਦਿੱਤਾ ਹੈ (ਉਸ ਦੀ ਬਰਕਤਿ ਨਾਲ) ਮੇਰੇ ਸਾਰੇ (ਮਾਨਸਿਕ) ਰੋਗ ਦੂਰ ਹੋ ਗਏ ਹਨ।

(ਹੋ ਪ੍ਰਭੂ!) ਗੁਰੂ ਨੇ ਮੈਨੂੰ ਦੱਸਿਆ ਹੈ ਕਿ ਹਰ ਥਾਂ ਇਕ ਤੂੰ ਹੀ ਤੂੰ ਹੈ, ਤੇਰੇ ਬਰਾਬਰ ਦਾ ਹੋਰ ਕੋਈ ਭੀ (ਨਾਹ ਹੋਇਆ, ਨਾਹ ਹੈ ਤੇ) ਨਾਹ ਹੋਵੇਗਾ। (ਇਸ ਵਾਸਤੇ ਹੁਣ ਮੈਨੂੰ) ਅੰਦਰ ਬਾਹਰ (ਸਭ ਜੀਵਾਂ ਵਿਚ) ਤੇਰਾ ਹੀ ਬਾਣੀ ਸੁਣਾਈ ਦੇ ਰਹੀ ਹੈ (ਹਰੇਕ ਵਿਚ ਤੂੰ ਹੀ ਬੋਲਦਾ ਪ੍ਰਤੀਤ ਹੋ ਰਿਹਾ ਹੈਂ। ਮੈਨੂੰ ਇਹ ਨਿਸਚਾ ਹੋ ਗਿਆ ਹੈ ਕਿ ਹਰੇਕ ਜੀਵ ਵਿਚ) ਤੂੰ ਆਪ ਹੀ ਕਥਨ ਕਰ ਰਿਹਾ ਹੈਂ, ਤੂੰ ਆਪ ਹੀ ਵਖਿਆਨ ਕਰ ਰਿਹਾ ਹੈਂ। ੩।

ਹੋ ਨਾਨਕ! (ਆਖ-) ਪਰਮਾਤਮਾ ਦੇ ਨਾਮ-ਰਸ ਦਾ ਸੁਆਦ ਮੈਨੂੰ ਗੁਰੂ ਪਾਸੋਂ ਪ੍ਰਾਪਤ ਹੋਇਆ ਹੈ। ਹੁਣ ਪਰਮਾਤਮਾ ਦਾ ਨਾਮ ਹੀ ਮੇਰਾ ਖਾਣ-ਪੀਣ ਹੈ ਤੇ ਨਾਮ ਹੀ ਮੇਰਾ ਹੰਦਾਣ ਹੈ, ਪ੍ਰਭੂ-ਨਾਮ ਵਿਚ ਜੁੜੇ ਰਹਿਣਾ ਹੀ ਮੇਰੇ ਵਾਸਤੇ ਦੁਨੀਆ ਦੀਆਂ ਖੁਸ਼ੀਆਂ ਹਨ, ਨਾਮ ਵਿਚ ਜੁੜੇ ਰਹਿਣਾ ਹੀ ਮੇਰੇ ਵਾਸਤੇ ਦੁਨੀਆ ਦੇ ਰੰਗ-ਤਮਾਸੇ ਹਨ, ਪ੍ਰਭੂ-ਨਾਮ ਹੀ ਮੇਰੇ ਵਾਸਤੇ ਦੁਨੀਆ ਦੇ ਭੋਗ-ਬਿਲਾਸ ਹੈ। ੪। ੧੦। ੧੨।

**ਮਾਝ ਮਹਲਾ ੫ ॥** ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥ ਕਰਉ ਬਿਨੰਤੀ ਮਾਨੁ ਤਿਆਗਉ ॥ ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥੧॥ ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਧੁ ਸਮਰਥ ਸਦਾ ਸੁਖ ਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥ ਦਰਸਨਿ ਤੇਰੈ ਭਵਨ ਪੁਨੀਤਾ ॥ ਆਤਮ ਗੜ੍ਹ ਬਿਖਮੁ ਤਿਨਾ ਹੀ ਜੀਤਾ ॥ ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਮੁ ਜੇਵਛੁ ਅਵਰੁ ਨ ਸੂਰਾ ਜੀਉ ॥੩॥ ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥ ਦੁਰਮਤਿ ਬਿਨਸੀ ਕੁਬੁਧਿ ਅਭਾਗੀ ॥ ਸਚ ਘਰਿ ਬੈਸਿ ਰਹੇ ਗੁਣ ਗਾਏ ਨਾਨਕ ਬਿਨਸੇ ਕੂਰਾ ਜੀਉ ॥੪॥੧੧॥੧੯॥ {ਪੰਨਾ ੯੯}

**ਪਦ ਅਰਥ :-** ਸਗਲ-ਸਾਰੇ। ਪਹਿ-ਪਾਸੋਂ। ਮਾਂਗਉ-ਮੈਂ ਮੰਗਦਾ ਹਾਂ। ਵਸਤੁ-ਚੰਗੀ ਸੌ। ਕਰਉ-ਕਰਉਂ, ਮੈਂ ਕਰਦਾ ਹਾਂ। ਮਾਨੁ-ਅਹੰਕਾਰ। ਤਿਆਗਉ-ਤਿਆਗਉਂ, ਮੈਂ ਤਿਆਗ ਦਿਆਂ। ਵਾਰਿ ਵਾਰਿ-ਸਦਕੇ ਕੁਰਬਾਨ। ਜਾਈ-ਜਾਈਂ, ਮੈਂ ਜਾਵਾਂ। ਵਰੀਆ-ਵਾਰੀ। ਧੂਰਾ-ਚਰਨ-ਧੂੜ। ੧।

ਪੁਰਖ-ਸਰਬ-ਵਿਆਪਕ। ਬਿਧਾਤਾ-ਪੈਦਾ ਕਰਨ ਵਾਲਾ, ਸਿਰਜਣਹਾਰ {ਵਿਧਾਤੁ}। ਤੇ-ਤੋਂ। ਵਰਸਾਵੈ-ਫਲ ਪਾਂਦਾ ਹੈ। ਅਉਸਰੁ-ਸਮਾ, ਮਨੁੱਖਾ ਜਨਮ-ਰੂਪ ਸਮਾ। ਪੂਰਾ-ਸਫਲ, ਕਾਮਯਾਬ। ੨।

ਦਰਸਨਿ-ਦਰਸਨ ਨਾਲ। ਭਵਨ-{ਬਹੁ-ਵਚਨ} ਸ਼ਹਰ, ਸਰੀਰ-ਸ਼ਹਰ। ਪੁਨੀਤਾ-ਪਵਿੜ੍ਹ। ਗੁੜ-ਗੜ੍ਹ, ਕਿਲ੍ਹਾ। ਬਿਖਮੁ-ਐਖਾ, ਜਿਸ ਨੂੰ ਜਿੱਤਣਾ ਐਖਾ ਹੈ। ਸੂਰਾ-ਸੂਰਮਾ। ੩।

ਰਨ-ਚਰਨ-ਧੂੜ। ਮੁਖਿ-ਮੂੰਹ ਉੱਤੇ, ਮੱਥੇ ਉੱਤੇ। ਦੁਰਮਤਿ-ਭੈੜੀ ਮਤਿ। ਕੁਬੁਧਿ-ਕੋਝੀ ਅਕਲ। ਅਭਾਗੀ-ਭੱਜ ਗਈ। ਸਚ ਘਰਿ-ਸਦਾ-ਬਿਰ ਪ੍ਰਭੂ ਦੇ ਘਰ ਵਿਚ। ਕੂਰਾ-ਕੂੜ, ਮਾਇਆ ਦੇ ਮੋਹ ਦੇ ਝੂਠੇ ਸੰਸਕਾਰ। ੪।

**ਅਰਥ :-** (ਹੇ ਪ੍ਰਭੂ !) ਤੇਰਾ ਭਜਨ ਕਰਨ ਵਾਲੇ ਸਾਰੇ ਬੰਦਿਆਂ ਤੋਂ ਮੈਂ ਤੇਰਾ ਨਾਮ-ਪਦਾਰਥ ਹੀ ਮੰਗਦਾ ਹਾਂ, ਤੇ (ਉਹਨਾਂ ਅੱਗੇ) ਬੇਨਤੀ ਕਰਦਾ ਹਾਂ (ਕਿ ਕਿਸੇ ਤਰ੍ਹਾਂ) ਮੈਂ (ਆਪਣੇ ਅੰਦਰੋਂ) ਅੰਹੰਕਾਰ ਦੂਰ ਕਰ ਸਕਾਂ। ਹੇ ਪ੍ਰਭੂ ! ਮੈਂ ਲੱਖਾਂ ਵਾਰ (ਤੇਰੇ ਸੰਤਾਂ ਤੋਂ) ਸਦਕੇ ਕੁਰਬਾਨ ਜਾਂਦਾ ਹਾਂ, ਮੈਨੂੰ ਆਪਣੇ ਸੰਤਾਂ ਦੇ ਚਰਨਾਂ ਦੀ ਧੂੜ ਬਖਸ਼। ੧।

ਹੇ ਪ੍ਰਭੂ ! ਤੂੰ ਸਭ ਜੀਵਾਂ ਨੂੰ ਪੈਦਾ ਕਰਨ ਵਾਲਾ ਹੈਂ, ਤੂੰ ਹੀ ਸਭ ਵਿਚ ਵਿਆਪਕ ਹੈਂ, ਤੇ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਹੀ ਸਾਰੇ ਸੁਖ ਦੇਣ ਵਾਲਾ ਹੈਂ। ਹਰੇਕ ਜੀਵ ਤੇਰੇ ਪਾਸੋਂ ਹੀ ਮੁਰਾਦਾਂ ਪਾਂਦਾ ਹੈ (ਮੈਂ ਭੀ ਤੇਰੇ ਪਾਸੋਂ ਇਹ ਮੰਗ ਮੰਗਦਾ ਹਾਂ ਕਿ ਆਪਣੇ ਨਾਮ ਦੀ ਦਾਤਿ ਦੇ ਕੇ) ਮੇਰਾ ਮਨੁੱਖਾ ਜਨਮ ਦਾ ਸਮਾ ਕਾਮਯਾਬ ਕਰ। ੨।

ਹੇ ਪ੍ਰਭੂ ! (ਜਿਨ੍ਹਾਂ ਬੰਦਿਆਂ ਨੇ) ਤੇਰੇ ਦਰਸਨ (ਦੀ ਬਰਕਤਿ) ਨਾਲ ਆਪਣੇ ਸਰੀਰ-ਨਗਰ ਪਵਿੜ੍ਹ ਕਰ ਲਏ ਹਨ, ਉਹਨਾਂ ਨੇ ਹੀ ਇਸ ਅੱਖੇ ਮਨ-ਕਿਲ੍ਹੇ ਨੂੰ ਵੱਸ ਵਿਚ ਕੀਤਾ ਹੈ। ਹੇ ਪ੍ਰਭੂ ! ਤੂੰ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈਂ, ਤੂੰ ਹੀ ਸਭ ਵਿਚ ਵਿਆਪਕ ਹੈਂ, ਤੂੰ ਹੀ ਸਭ ਦਾ ਪੈਦਾ ਕਰਨ ਵਾਲਾ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਸੂਰਮਾ ਨਹੀਂ ਹੈ। ੩।

(ਜਦੋਂ ਦੀ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮੱਥੇ ਤੇ ਲੱਗੀ ਹੈ, ਮੇਰੀ ਭੈੜੀ ਮਤਿ ਨਾਸ ਹੋ ਗਈ ਹੈ, ਮੇਰੀ ਕੋੜੀ ਅਕਲ ਦੂਰ ਹੋ ਚੁਕੀ ਹੈ। ਹੇ ਨਾਨਕ ! (ਆਖ-) ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ ਤੇ ਪ੍ਰਭੂ ਦੇ ਗੁਣ ਗਾਂਦੇ ਹਨ, ਉਹਨਾਂ ਦੇ (ਅੰਦਰੋਂ ਮਾਇਆ ਦੇ ਮੋਹ ਵਾਲੇ) ਝੂਠੇ ਸੰਸਕਾਰ ਨਾਸ ਹੋ ਜਾਂਦੇ ਹਨ। ੪। ੧੧। ੧੯।

**ਮਾਝ ਮਹਲਾ ੫ ॥** ਵਿਸਰੁ ਨਾਹੀ ਏਵਡ ਦਾਤੇ ॥ ਕਰਿ ਕਿਰਪਾ ਭਗਤਨ ਸੰਗਿ ਰਾਤੇ ॥ ਦਿਨਸੁ ਰੈਣਿ ਜਿਉ ਤੁਧੁ ਧਿਆਈ ਏਹੁ ਦਾਨੁ ਮੌਹਿ ਕਰਣਾ ਜੀਉ ॥੧॥ ਮਾਟੀ ਅੰਧੀ ਸੁਰਤਿ ਸਮਾਈ ॥ ਸਭ ਕਿਛੁ ਦੀਆ ਭਲੀਆ ਜਾਈ ॥ ਅਨਦ ਬਿਨੋਦ ਚੋਜ ਤਮਾਸੇ ਤੁਧੁ ਭਾਵੈ ਸੋ ਹੋਣਾ ਜੀਉ ॥੨॥ ਜਿਸ ਦਾ ਦਿਤਾ ਸਭੁ ਕਿਛੁ ਲੈਣਾ ॥ ਛਤੀਹ ਅੰਮ੍ਰਿਤ ਭੋਜਨੁ ਖਾਣਾ ॥ ਸੇਜ ਸੁਖਾਲੀ ਸੀਤਲੁ ਪਵਣਾ ਸਹਜ ਕੇਲ ਰੰਗ ਕਰਣਾ ਜੀਉ ॥੩॥ ਸਾ ਬੁਧਿ ਦੀਜੈ ਜਿਤੁ ਵਿਸਰਹਿ ਨਾਹੀ ॥ ਸਾ ਮਤਿ ਦੀਜੈ ਜਿਤੁ ਤੁਧੁ ਧਿਆਈ ॥ ਸਾਸ ਸਾਸ ਤੇਰੇ ਗੁਣ ਗਾਵਾ ਓਟ ਨਾਨਕ ਗੁਰ ਚਰਣਾ ਜੀਉ ॥੪॥੧੨॥੧੯॥ {ਪੰਨਾ ੧੦੦}

**ਪਦ ਅਰਥ :-** ਦਾਤੇ-ਹੇ ਦਾਤਾਰ ! ਸੰਗਿ-ਨਾਲ। ਰਾਤੇ-ਹੇ ਰੱਤੇ ਹੋਏ ! ਰੈਣਿ-ਰਾਤ। ਧਿਆਇ-ਧਿਆਈਂ, ਮੈਂ ਧਿਆਵਾਂ। ਮੌਹਿ-ਮੈਨੂੰ। ੧।

ਮਾਟੀ-ਸਰੀਰ। ਸੁਰਤਿ-ਜੋਤਿ, ਸਮਝ, ਸੋਚਣ ਦੀ ਤਾਕਤ। ਸਮਾਈ-ਲੀਨ ਕਰ ਦਿੱਤੀ, ਪਾਈ। ਭਲੀਆ-ਚੰਗੀਆਂ। ਜਾਈ-ਬਾਵਾਂ। ੨।

ਛਤੀਹ ਅੰਮ੍ਰਿਤ ਭੋਜਨੁ-ਕਈ ਕਿਸਮਾਂ ਦਾ ਵਧੀਆ ਖਾਣਾ। ਸੁਖਾਲੀ-ਸੁਖਦਾਈ। ਪਵਣਾ-ਹਵਾ। ਸਹਜ ਕੇਲ-ਬੇਫਿਕਰੀ ਦੇ ਕਲੋਲ। ੩।

ਜਿਤੁ-ਜਿਸ (ਬੁਧਿ) ਦੀ ਰਾਹੀਂ। ੪।

**ਅਰਥ :-** ਹੇ ਇਤਨੇ ਵੱਡੇ ਦਾਤਾਰ ! (ਹੇ ਬੇਅੰਤ ਦਾਤਾਂ ਦੇਣ ਵਾਲੇ ਪ੍ਰਭੂ !) ਹੇ ਭਗਤਾਂ ਨਾਲ ਪਿਆਰ ਕਰਨ ਵਾਲੇ ਪ੍ਰਭੂ ! (ਮੇਰੇ ਉਤੇ) ਕਿਰਪਾ ਕਰ, ਮੈਂ ਤੈਨੂੰ ਕਦੇ ਨਾਹ ਭੁਲਾਵਾਂ। ਮੈਨੂੰ ਇਹ ਦਾਨ ਦੇਹ ਕਿ ਜਿਵੇਂ ਹੋ ਸਕੇ ਮੈਂ ਦਿਨ ਰਾਤ ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ। ੧।

ਹੇ ਪ੍ਰਭੂ ! (ਸਾਡੇ ਇਸ) ਜੜ੍ਹੂ ਸਰੀਰ ਵਿਚ ਤੂੰ ਚੇਤਨਤਾ ਪਾ ਦਿੱਤੀ ਹੈ, ਤੂੰ (ਸਾਨੂੰ ਜੀਵਾਂ ਨੂੰ) ਸਭ ਕੁਝ ਦਿੱਤਾ ਹੋਇਆ ਹੈ, ਚੰਗੀਆਂ ਥਾਵਾਂ ਦਿੱਤੀਆਂ ਹੋਈਆਂ ਹਨ। ਹੇ ਪ੍ਰਭੂ ! (ਤੇਰੇ ਪੈਦਾ ਕੀਤੇ ਜੀਵ ਕਈ ਤਰ੍ਹਾਂ ਦੀਆਂ) ਖੁਸ਼ੀਆਂ ਖੇਡ ਤਮਾਸ਼ੇ ਕਰ ਰਹੇ ਹਨ, ਇਹ ਸਭ ਕੁਝ ਜੋ ਹੋ ਰਿਹਾ ਹੈ ਤੇਰੀ ਰਜਾ ਅਨੁਸਾਰ ਹੋ ਰਿਹਾ ਹੈ। ੨।

(ਹੇ ਪ੍ਰਭੂ !) ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਭ ਕੁਝ ਸਾਨੂੰ ਮਿਲ ਰਿਹਾ ਹੈ, (ਜਿਸ ਦੀ ਮਿਹਰ ਨਾਲ) ਅਨੇਕਾਂ ਕਿਸਮਾਂ ਦਾ ਖਾਣਾ ਅਸੀਂ ਖਾ ਰਹੇ ਹਾਂ, (ਆਰਾਮ ਕਰਨ ਲਈ) ਸੁਖਦਾਈ ਮੰਜੇ-ਬਿਸਤ੍ਰੇ ਸਾਨੂੰ ਮਿਲੇ ਹੋਏ ਹਨ, ਠੰਢੀ ਹਵਾ ਅਸੀਂ ਮਾਣ ਰਹੇ ਹਾਂ, ਤੇ ਬੇਫ਼ਿਕਰੀ ਦੇ ਕਈ ਖੇਡ ਤਮਾਸ਼ੇ ਕਰਦੇ ਰਹਿੰਦੇ ਹਾਂ (ਉਸ ਨੂੰ ਕਦੀ ਵਿਸਾਰਨਾ ਨਹੀਂ ਚਾਹੀਦਾ)। ੩।

ਹੇ ਪ੍ਰਭੂ ! ਮੈਨੂੰ ਅਜੇਹੀ ਅਕਲ ਦੇ, ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਕਦੇ ਨਾਹ ਭੁਲਾਵਾਂ, ਮੈਨੂੰ ਉਹੀ ਮਤਿ ਦੇਹ, ਕਿ ਮੈਂ ਤੈਨੂੰ ਸਿਮਰਦਾ ਰਹਾਂ।

ਹੇ ਨਾਨਕ ! (ਆਖ-) ਮੈਨੂੰ ਗੁਰੂ ਦੇ ਚਰਨਾਂ ਦਾ ਆਸਰਾ ਦੇਹ, ਤਾਕਿ ਮੈਂ ਹਰੇਕ ਸਾਹ ਦੇ ਨਾਲ ਤੇਰੇ ਗੁਣ ਗਾਂਦਾ ਰਹਾਂ। ੪। ੧੨। ੧੯।

ਮਾਝ ਮਹਲਾ ੫ ॥ ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥ ਸੋ ਗਿਆਨੁ ਧਿਆਨੁ ਜੋ ਤੁਧੁ ਭਾਈ ॥ ਸੋਈ ਜਪੁ ਜੋ ਪ੍ਰਭ ਜੀਉ ਭਾਵੈ ਭਾਣੈ ਪੂਰ ਗਿਆਨਾ ਜੀਉ ॥੧॥ ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥ ਜੋ ਸਾਹਿਬ ਤੇਰੈ ਮਨਿ ਭਾਵੈ ॥ ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਸਾਹਿਬ ਮਨੁ ਮਾਨਾ ਜੀਉ ॥੨॥ ਤੂੰ ਸੰਤਨ ਕੀ ਕਰਹਿ ਪ੍ਰਤਿਪਾਲਾ ॥ ਸੰਤ ਖੇਲਹਿ ਤੁਮ ਸੰਗ ਗੋਪਾਲਾ ॥ ਅਪੁਨੇ ਸੰਤ ਤੁਧੁ ਖਰੇ ਪਿਆਰੇ ਤੂੰ ਸੰਤਨ ਕੇ ਪ੍ਰਾਨਾ ਜੀਉ ॥੩॥ ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥ ਜਿਨ ਤੂੰ ਜਾਤਾ ਜੋ ਤੁਧੁ ਮਨਿ ਭਾਨੇ ॥ ਤਿਨ ਕੈ ਸੰਗਿ ਸਦਾ ਸੁਖੁ ਪਾਇਆ ਹਰਿ ਰਸ ਨਾਨਕ ਤ੍ਰਿਪਤਿ ਅਘਾਨਾ ਜੀਉ ॥੪॥੧੩॥੨੦॥ {ਪੰਨਾ ੧੦੦}

**ਪਦ ਅਰਥ :-** ਰਜਾਈ-ਹੇ ਰਜਾ ਦੇ ਮਾਲਕ ! ਜੋ ਤੁਧੁ ਭਾਈ-ਜੋ ਤੈਨੂੰ ਚੰਗਾ ਲੱਗਦਾ ਹੈ। ਸੋਈ-ਉਹੀ। ਭਾਣੈ-ਰਜਾ ਵਿਚ ਰਾਜੀ ਰਹਿਣਾ। ਪੂਰ-ਪੂਰਨ, ਠੀਕ। ੧।

ਅੰਮ੍ਰਿਤ-ਆਤਮਕ ਜੀਵਨ ਦੇਣ ਵਾਲਾ। ਸਾਹਿਬ-ਹੇ ਸਾਹਿਬ ! ਮਨਿ-ਮਨ ਵਿਚ। ਭਾਵੈ-ਪਿਆਰਾ ਲੱਗਦਾ ਹੈ। ਮਾਨਾ-ਪਤੀਜਦਾ ਹੈ। ੨।

ਪ੍ਰਤਿਪਾਲਾ-ਪਾਲਣਾ। ਖੇਲਹਿ-ਆਤਮਕ ਆਨੰਦ ਮਾਣਦੇ ਹਨ। ਤੁਮ ਸੰਗ-ਤੇਰੀ ਸੰਗਤਿ ਵਿਚ ਰਹਿ ਕੇ। ਖਰੇ-ਬਹੁਤ। ਪ੍ਰਾਨਾ-ਜਿੰਦ-ਜਾਨ, ਅਸਲ ਸਹਾਰਾ। ੩।

ਕੈ-ਤੋਂ। ਤੂੰ-ਤੈਨੂੰ। ਜਾਤਾ-ਪਛਾਣਿਆ ਹੈ। ਤੁਧੁ ਮਨਿ-ਤੇਰੇ ਮਨ ਵਿਚ। ਤ੍ਰਿਪਤਿ ਅਘਾਨਾ-(ਮਾਇਆ ਦੀ ਤ੍ਰਿਸ਼ਨਾ ਵਲੋਂ) ਬਿਲਕੁਲ ਰੱਜ ਗਏ। ੪।

**ਅਰਥ :-** ਹੇ ਰਜ਼ਾ ਦੇ ਮਾਲਕ-ਪ੍ਰਭੂ ! ਤੇਰਾ ਹੁਕਮ (ਸਿਰ-ਮੱਥੇ ਉੱਤੇ ਮੰਨਣਾ) ਤੇਰੀ ਸਿਫ਼ਤਿ-ਸਾਲਾਹ ਹੀ ਹੈ। ਜੋ ਤੈਨੂੰ ਚੰਗਾ ਲੱਗਦਾ ਹੈ (ਉਸ ਨੂੰ ਭਲਾਈ ਜਾਨਣਾ) ਇਹੀ ਅਸਲ ਗਿਆਨ ਹੈ ਇਹੀ ਅਸਲ ਸਮਾਧੀ ਹੈ।

(ਹੇ ਭਾਈ !) ਜੋ ਕੁਝ ਪ੍ਰਭੂ ਜੀ ਨੂੰ ਭਾਉਂਦਾ ਹੈ (ਉਸ ਨੂੰ ਪਰਵਾਨ ਕਰਨਾ ਹੀ) ਅਸਲ ਜਪ ਹੈ, ਪਰਮਾਤਮਾ ਦੇ ਭਾਣੇ ਵਿਚ ਤੁਰਨਾ ਹੀ ਪੂਰਨ ਗਿਆਨ ਹੈ। ੧।

ਹੇ ਮਾਲਕ-ਪ੍ਰਭੂ ! ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਉਹੀ ਮਨੁੱਖ ਗਾ ਸਕਦਾ ਹੈ, ਜੇਹੜਾ ਤੇਰੇ ਮਨ ਵਿਚ (ਤੈਨੂੰ) ਪਿਆਰਾ ਲੱਗਦਾ ਹੈ। ਹੇ ਸਾਹਿਬ ! ਤੂੰ ਹੀ ਸੰਤਾਂ ਦਾ (ਸਹਾਰਾ) ਹੈਂ, ਸੰਤ ਤੇਰੇ ਆਸਰੇ ਜੀਉਂਦੇ ਹਨ, ਤੇਰੇ ਸੰਤਾਂ ਦਾ ਮਨ ਸਦਾ ਤੇਰੇ (ਚਰਨਾਂ ਵਿਚ) ਜੁਤਿਆ ਰਹਿੰਦਾ ਹੈ। ੨।

ਹੇ ਗੋਪਾਲ-ਪ੍ਰਭੂ ! ਹੇ ਸਿਸ਼ਟੀ ਦੇ ਪਾਲਣਹਾਰ ! ਤੂੰ ਆਪਣੇ ਸੰਤਾਂ ਦੀ ਸਦਾ ਰੱਖਿਆ ਕਰਦਾ ਹੈਂ, ਤੇਰੇ ਚਰਨਾਂ ਵਿਚ ਜੁੜੇ ਰਹਿ ਕੇ ਸੰਤ ਆਤਮਕ ਆਨੰਦ ਮਾਣਦੇ ਹਨ। ਤੈਨੂੰ ਆਪਣੇ ਸੰਤ ਬਹੁਤ ਪਿਆਰੇ ਲੱਗਦੇ ਹਨ, ਤੂੰ ਸੰਤਾਂ ਦੀ ਜਿੰਦ-ਜਾਨ ਹੈਂ। ੩।

ਹੇ ਨਾਨਕ ! (ਆਖ-ਹੇ ਪ੍ਰਭੂ !) ਮੇਰਾ ਮਨ ਤੇਰੇ ਉਹਨਾਂ ਸੰਤਾਂ ਤੋਂ ਸਦਾ ਸਦਕੇ ਹੈ, ਜਿਨ੍ਹਾਂ ਨੇ ਤੈਨੂੰ ਪਛਾਣਿਆ ਹੈ (ਤੇਰੇ ਨਾਲ ਛੂੰਘੀ ਸਾਂਝ ਪਾਈ ਹੈ) ਜੇਹੜੇ ਤੈਨੂੰ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ। (ਜੇਹੜੇ ਵਡਭਾਗੀ) ਉਹਨਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦੇ ਹਨ, ਉਹ ਪਰਮਾਤਮਾ ਦਾ ਨਾਮ ਰਸ ਪੀ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਸਦਾ ਰੱਜੇ ਰਹਿੰਦੇ ਹਨ। ੪। ੧੩। ੨੦।

**ਮਾਝ ਮਹਲਾ ੫ ॥** ਤੂੰ ਜਲਨਿਧਿ ਹਮ ਮੀਨ ਤੁਮਾਰੇ ॥ ਤੇਰਾ ਨਾਮੁ ਬੂੰਦ ਹਮ ਚਾਤ੍ਰਿਕ ਤਿਖਹਾਰੇ ॥ ਤੁਮਰੀ ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥੧॥ ਜਿਉ ਬਾਰਿਕੁ ਪੀ ਖੀਰੁ ਅਘਾਵੈ ॥ ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥ ਤ੍ਰਿਖਾਵੰਤੁ ਜਲੁ ਪਵਿਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥੨॥ ਜਿਉ ਅੰਧਿਆਰੈ ਦੀਪਕੁ ਪਰਗਾਸਾ ॥ ਭਰਤਾ ਚਿਤਵਤ ਪੂਰਨ ਆਸਾ ॥ ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥੩॥ ਸੰਤਨ ਮੌ ਕਉ ਹਰਿ ਮਾਰਗਿ ਪਾਇਆ ॥ ਸਾਧ ਕ੍ਰਿਪਾਲਿ ਹਰਿ ਸੰਗਿ ਗਿਝਾਇਆ ॥ ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੂ ਸਚੁ ਦੀਨਾ ਜੀਉ ॥੪॥੧੪॥੨੧॥ {ਪੰਨਾ ੧੦੦}

**ਪਦ ਅਰਥ :-** ਨਿਧਿ-ਖਜ਼ਾਨਾ। ਜਲ ਨਿਧਿ-ਸਮੁੰਦਰ। ਮੀਨ-ਮੱਛੀਆਂ। ਚਾਤ੍ਰਿਕ-ਪਪੀਹੇ। ਤਿਖਹਾਰੇ-ਤ੍ਰੇਹ ਨਾਲ ਘਾਬਰੇ ਹੋਏ। ਤੁਮ ਹੀ ਸੰਗਿ-ਤੇਰੇ ਹੀ ਨਾਲ। ੧।

ਪੀ-ਪੀ ਕੇ। ਖੀਰੁ-{ਕੀਰ} ਦੱਧ। ਅਘਾਵੈ-ਰੱਜ ਜਾਂਦਾ ਹੈ। ਦੇਖਿ-ਵੇਖ ਕੇ। ਤ੍ਰਿਖਾਵੰਤੁ-ਤਿਹਾਇਆ ਬੰਦਾ। ਭੀਨਾ-ਭਿੱਜਿਆ ਹੋਇਆ। ੨।

ਅੰਧਿਆਰੈ-ਹਨੇਰੇ ਵਿਚ। ਦੀਪਕੁ-ਦੀਵਾ। ਚਿਤਵਤ-ਚੇਤਾ ਕਰਦਿਆਂ। ਮਿਲਿ ਪ੍ਰੀਤਮ-ਪ੍ਰੀਤਮ ਨੂੰ ਮਿਲ ਕੇ। ਰੰਗਿ-ਰੰਗ ਵਿਚ, ਪ੍ਰੇਮ-ਰੰਗ ਵਿਚ। ੩।

ਮੌ ਕਉ-ਮੈਨੂੰ। ਕਉ-ਨੂੰ। ਮਾਰਗਿ-ਰਸਤੇ ਉੱਤੇ। ਕ੍ਰਿਪਾਲਿ-ਕ੍ਰਿਪਾਲ ਨੇ। ਸਾਧ ਕ੍ਰਿਪਾਲਿ-ਕ੍ਰਿਪਾਲ ਗੁਰੂ ਨੇ। ਗਿਝਾਇਆ-ਗੇੜ ਪਾ ਦਿੱਤੀ। ਸਚੁ-ਸਦਾ-ਥਿਰ। ੪।

**ਅਰਥ :-** (ਹੇ ਪ੍ਰਭੂ!) ਤੂੰ (ਮਾਨੋ) ਸਮੁੰਦਰ ਹੈਂ ਤੇ ਅਸੀ (ਜੀਵ) ਤੇਰੀਆਂ ਮੱਛੀਆਂ ਹਾਂ। ਹੇ ਪ੍ਰਭੂ! ਤੇਰਾ ਨਾਮ (ਮਾਨੋ, ਸੂਂਤੀ ਨਛੱਡ ਦੀ ਵਰਖਾ ਦੀ) ਬੁੰਦ ਹੈ, ਤੇ ਅਸੀ (ਜੀਵ, ਮਾਨੋ) ਪਿਆਸੇ ਪਪੀਹੇ ਹਾਂ।

ਹੇ ਪ੍ਰਭੂ! ਮੈਨੂੰ ਤੇਰੇ ਮਿਲਾਪ ਦੀ ਆਸ ਹੈ ਮੈਨੂੰ ਤੇਰੇ ਨਾਮ ਜਲ ਦੀ ਪਿਆਸ ਹੈ (ਜੇ ਤੇਰੀ ਮਿਹਰ ਹੋਵੇ ਤਾਂ ਮੇਰਾ) ਮਨ ਤੇਰੇ ਹੀ ਚਰਨਾਂ ਵਿਚ ਜੁਝਿਆ ਰਹੇ। ੧।

ਜਿਵੇਂ ਅੰਵਾਣਾ ਬਾਲ (ਆਪਣੀ ਮਾਂ ਦਾ) ਦੁੱਧ ਪੀ ਕੇ ਰੱਜ ਜਾਂਦਾ ਹੈ, ਜਿਵੇਂ (ਕੋਈ) ਕੰਗਾਲ ਮਨੁੱਖ (ਮਿਲਿਆ) ਧਨ ਵੇਖ ਕੇ ਸੁਖ ਮਹਿਸੂਸ ਕਰਦਾ ਹੈ, ਜਿਵੇਂ ਕੋਈ ਤ੍ਰਿਗਾਇਆ ਮਨੁੱਖ ਠੰਢਾ ਪਾਣੀ ਪੀ ਕੇ (ਖੁਸ਼ ਹੁੰਦਾ ਹੈ) ਤਿਵੇਂ (ਹੇ ਪ੍ਰਭੂ! ਜੇ ਤੇਰੀ ਕ੍ਰਿਪਾ ਹੋਵੇ ਤਾਂ) ਮੇਰਾ ਇਹ ਮਨ ਤੇਰੇ ਚਰਨਾਂ ਵਿਚ (ਤੇਰੇ ਨਾਮ-ਜਲ ਨਾਲ) ਭਿੱਜ ਜਾਏ (ਤਾਂ ਮੈਨੂੰ ਖੁਸ਼ੀ ਹੋਵੇ)। ੨।

ਜਿਵੇਂ ਹਨੇਰੇ ਵਿਚ ਦੀਵਾ ਚਾਨਣ ਕਰਦਾ ਹੈ, ਜਿਵੇਂ ਪਤੀ ਦੇ ਮਿਲਾਪ ਦੀ ਤਾਂਘ ਕਰਦਿਆਂ ਕਰਦਿਆਂ ਇਸਤ੍ਰੀ ਦੀ ਆਸ ਪੂਰੀ ਹੁੰਦੀ ਹੈ ਤੇ ਆਪਣੇ ਪ੍ਰੀਤਮ ਨੂੰ ਮਿਲ ਕੇ ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੁੰਦਾ ਹੈ, ਤਿਵੇਂ (ਜਿਸ ਉੱਤੇ ਪ੍ਰਭੂ ਦੀ ਮਿਹਰ ਹੋਵੇ ਉਸਦਾ) ਮਨ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ। ੩।

ਹੇ ਨਾਨਕ! (ਆਖ-) ਸੰਤਾਂ ਨੇ ਮੈਨੂੰ ਪਰਮਾਤਮਾ ਦੇ (ਮਿਲਾਪ ਦੇ) ਰਸਤੇ ਉੱਤੇ ਪਾ ਦਿੱਤਾ ਹੈ, ਕਿਰਪਾਲ ਗੁਰੂ ਨੇ ਮੈਨੂੰ ਪਰਮਾਤਮਾ ਦੇ ਚਰਨਾਂ ਵਿਚ ਰਹਿਣ ਦੀ ਗੋਝ ਪਾ ਦਿੱਤੀ ਹੈ। ਹੁਣ ਪਰਮਾਤਮਾ ਮੇਰਾ (ਆਸਰਾ ਬਣ ਗਿਆ ਹੈ), ਮੈਂ ਪਰਮਾਤਮਾ ਦਾ (ਹੀ) ਸੇਵਕ (ਬਣ ਚੁੱਕਾ) ਹਾਂ, ਗੁਰੂ ਨੇ ਮੈਨੂੰ ਸਦਾ-ਬਿਰ ਰਹਿਣ ਵਾਲਾ ਸਿਫਤਿ-ਸਾਲਾਹ ਦਾ ਸ਼ਬਦ ਬਖਸ਼ ਦਿੱਤਾ ਹੈ। ੪। ੧੪। ੨੧।

**ਮਾਝ ਮਹਲਾ ੫ ॥ ਅੰਮ੍ਰਿਤ ਨਾਮੁ ਸਦਾ ਨਿਰਮਲੀਆ ॥ ਸੁਖਦਾਈ ਦੂਖ ਬਿਡਾਰਨ ਹਰੀਆ ॥ ਅਵਰਿ ਸਾਦ ਚਖਿ ਸਗਲੇ ਦੇਖੋ ਮਨ ਹਰਿ ਰਸੁ ਸਭ ਤੇ ਮੀਠਾ ਜੀਉ ॥੧॥ ਜੋ ਜੋ ਪੀਵੈ ਸੋ ਤ੍ਰਿਪਤਾਵੈ ॥ ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥ ਨਾਮ ਨਿਧਾਨ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥੨॥ ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥ ਜਿਨਿ ਹਰਿ ਸਾਦ ਪਾਇਆ ਸੋ ਨਾਹਿ ਡਲਾਨਾ ॥ ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਜੀਉ ॥੩॥ ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥ ਤਿਸੁ ਲਗਿ ਮੁਕਤੁ ਭਏ ਘਣੇਰੇ ॥ ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥੪॥੧੫॥੨੨॥ {ਪੰਨਾ ੧੦੦}**

**ਪਦ ਅਰਥ :-** ਨਿਰਮਲੀਆ-ਨਿਰਮਲ, ਸਾਫ਼, ਪਵਿਤ੍ਰ। ਦੂਖ ਬਿਡਾਰਨ-ਦੁੱਖ ਦੂਰ ਕਰਨ ਜੋਗਾ। ਹਰੀਆ-ਹਰੀ। ਅਵਰਿ-{ਲਫਜ਼ ‘ਅਵਰ’ ਤੋਂ ਬਹੁ-ਵਚਨ) ਹੋਰ। ਸਾਦ-ਸੁਆਦ। ਚਖਿ-ਚੱਖ ਕੇ। ਸਗਲੇ-ਸਾਰੇ। ਮਨ-ਹੇ ਮਨ। ੧।

ਤ੍ਰਿਪਤਾਵੈ-ਰੱਜ ਜਾਂਦਾ ਹੈ। ਅਮਰੁ-{ਅ-ਮਰੁ} ਮੌਤ-ਰਹਿਤ, ਜਿਸ ਨੂੰ ਆਤਮਕ ਮੌਤ ਨਾਹ ਆਵੇ। ਨਿਧਾਨ-ਖਜ਼ਾਨੇ {‘ਨਿਧਾਨ’-ਖਜ਼ਾਨਾ}। ਜਿਸੁ ਮਨਿ-ਜਿਸ ਦੇ ਮਨ ਵਿਚ। ੨।

ਜਿਨਿ-ਜਿਸ ਨੇ। ਅਘਾਨਾ-ਰੱਜ ਗਿਆ। ਸਾਦ-ਸੁਆਦ {‘ਸਾਦ’ ਇਕ-ਵਚਨ, ‘ਸਾਦ’ ਬਹੁ-ਵਚਨ}। ਤਿਸਹਿ-ਉਸ ਨੂੰ ਹੀ {ਨੋਟ :- ਲਫਜ਼ ਤਿਸੁ’ ਦਾ ਕ੍ਰਿਆ ਵਿਸ਼ੇਸ਼ਣ ‘ਹਿ’ ਦੇ ਕਾਰਨ ਉੱਡ ਗਿਆ ਹੈ। ਵੇਖੋ ‘ਗੁਰਬਾਣੀ ਵਿਆਕਰਣ’}। ਮਸਤਕਿ-ਮੱਥੇ ਉੱਤੇ। ਭਾਗੀਠਾ-ਚੰਗੇ ਭਾਗ। ੩।

ਇਕਸੁ ਹਥਿ-ਇੱਕ ਦੇ ਹੱਥ ਵਿਚ। ਵਰਸਾਣੇ-ਲਾਭ ਉਠਾਂਦੇ ਹਨ। ਮੁਕਤੁ-ਮਾਇਆ ਦੇ ਬੰਧਨਾਂ ਤੋਂ ਆਜ਼ਾਦ। ਘਣੇਰੇ-ਅਨੇਕਾਂ। ਗੁਰਮੁਖਿ-ਗੁਰੂ ਦੀ ਸਰਨ ਪੈ ਕੇ। ੪।

**ਅਰਥ** :- ਹੇ ਮਨ! ਜੇਹੜਾ ਪਰਮਾਤਮਾ (ਜੀਵਾਂ ਨੂੰ) ਸੁਖ ਦੇਣ ਵਾਲਾ ਹੈ ਤੇ (ਜੀਵਾਂ ਦੇ) ਦੁੱਖ ਦੂਰ ਕਰਨ ਦੀ ਸਮਰੱਥਾ ਰੱਖਦਾ ਹੈ, ਉਸ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਐਸਾ ਜਲ ਹੈ ਜੋ ਸਦਾ ਹੀ ਸਾਫ਼ ਰਹਿੰਦਾ ਹੈ। ਹੇ ਮਨ! (ਦੁਨੀਆ ਦੇ ਪਦਾਰਥਾਂ ਦੇ) ਹੋਰ ਸਾਰੇ ਸੁਆਦ ਚੱਖ ਕੇ ਮੈਂ ਵੇਖ ਲਏ ਹਨ, ਪਰਮਾਤਮਾ ਦੇ ਨਾਮ ਦਾ ਸੁਆਦ ਹੋਰ ਸਭਨਾਂ ਤੋਂ ਮਿੱਠਾ ਹੈ। ੧।

(ਹੇ ਭਾਈ!) ਜੇਹੜਾ ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ ਨਾਮ ਦਾ ਰਸ ਪ੍ਰਾਪਤ ਕਰਦਾ ਹੈ, ਉਹ (ਦੁਨੀਆ ਦੇ ਪਦਾਰਥਾਂ ਵਲੋਂ) ਰੱਜ ਜਾਂਦਾ ਹੈ, ਉਸ ਨੂੰ ਆਤਮਕ ਮੌਤ ਕਦੇ ਭੀ ਪੋਹ ਨਹੀਂ ਸਕਦੀ। (ਪਰ ਪ੍ਰਭੂ-) ਨਾਮ ਦੇ ਖਜ਼ਾਨੇ ਸਿਰਫ਼ ਉਸ ਨੂੰ ਮਿਲਦੇ ਹਨ, ਜਿਸ ਦੇ ਮਨ ਵਿਚ ਗੁਰੂ ਦਾ ਸ਼ਬਦ ਆ ਵੱਸਦਾ ਹੈ। ੨।

ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਦਾ ਰਸ ਚੱਖਿਆ ਹੈ, ਉਹ ਪੂਰਨ ਤੌਰ ਤੇ ਰੱਜ ਗਿਆ ਹੈ (ਉਸ ਦੀ ਮਾਇਆ ਵਾਲੀ ਤ੍ਰੇਹ ਭੁੱਖ ਮਿਟ ਗਈ ਹੈ) ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹ (ਮਾਇਆ ਦੇ ਹੱਲਿਆਂ ਵਿਕਾਰਾਂ ਦੇ ਹੱਲਿਆਂ ਦੇ ਸਾਹਮਣੇ) ਕਦੇ ਡੋਲਦਾ ਨਹੀਂ। (ਪਰ) ਪਰਮਾਤਮਾ ਦਾ ਇਹ ਨਾਮ ਸਿਰਫ਼ ਉਸ ਮਨੁੱਖ ਨੂੰ ਮਿਲਦਾ ਹੈ; ਜਿਸ ਦੇ ਮੱਥੇ ਉਤੇ ਚੰਗਾ ਭਾਗ (ਜਾਗ ਪਏ)। ੩।

ਹੇ ਨਾਨਕ! ਆਖ-ਜਦੋਂ ਇਹ ਹਰਿ-ਨਾਮ ਇੱਕ (ਗੁਰੂ) ਦੇ ਹੱਥ ਵਿਚ ਆ ਜਾਂਦਾ ਹੈ ਤਾਂ (ਉਸ ਗੁਰੂ ਪਾਸੋਂ) ਅਨੇਕਾਂ ਬੰਦੇ ਲਾਭ ਉਠਾਂਦੇ ਹਨ, ਉਸ (ਗੁਰੂ ਦੀ) ਚਰਨੀਂ ਲੱਗ ਕੇ ਅਨੇਕਾਂ ਹੀ ਮਨੁੱਖ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ। ਇਹ ਨਾਮ-ਖਜ਼ਾਨਾ ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਵਿਰਲਿਆਂ ਨੇ (ਇਸ ਨਾਮ ਖਜ਼ਾਨੇ ਦਾ) ਦਰਸਨ ਕੀਤਾ ਹੈ। ੪। ੧੫। ੨੨।

**ਮਾਝ ਮਹਲਾ ੫ ॥** ਨਿਧਿ ਸਿਧਿ ਰਿਧਿ ਹਰਿ ਹਰਿ ਹਰਿ ਮੇਰੈ ॥ ਜਨਮੁ ਪਦਾਰਥੁ ਗਹਿਰ ਗੰਭੀਰੈ ॥ ਲਾਖ ਕੋਟਿ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਜੀਉ ॥੧॥ ਦਰਸਨੁ ਪੇਖਤ ਭਏ ਪੁਨੀਤਾ ॥ ਸਗਲ ਉਧਾਰੇ ਭਾਈ ਮੀਤਾ ॥ ਅਗਮ ਅਗੋਚਰੁ ਸੁਆਮੀ ਅਪੁਨਾ ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥੨॥ ਜਾ ਕਉ ਖੋਜਹਿ ਸਰਬ ਉਪਾਏ ॥ ਵਡਭਾਗੀ ਦਰਸਨੁ ਕੋ ਵਿਰਲਾ ਪਾਏ ॥ ਉਚ ਅਪਾਰ ਅਗੋਚਰ ਬਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥੩॥ ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ ॥ ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥ ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ ॥੪॥੧੬॥੨੩॥ {ਪੰਨਾ ੧੦੧}

**ਪਦ ਅਰਥ** :- ਨਿਧਿ-ਨੌ ਨਿਧੀਆਂ, ਦੁਨੀਆ ਦੇ ਨੌ ਹੀ ਖਜ਼ਾਨੇ। ਸਿਧਿ-ਆਤਮਕ ਤਾਕਤਾਂ (ਜੋ ਆਮ ਤੌਰ ਤੇ ਅਠਾਰਾਂ ਮੰਨੀਆਂ ਗਈਆਂ ਹਨ)। ਰਿਧਿ-ਧਨ ਦੀ ਬਹੁਲਤਾ। ਮੇਰੈ-ਮੇਰੇ ਹਿਰਦੇ ਵਿਚ, ਮੇਰੇ ਵਾਸਤੇ। ਪਦਾਰਥੁ-ਕੀਮਤੀ ਸ਼ੈ। ਗੰਭੀਰੈ- ਵੱਡੇ ਜਿਗਰੇ ਵਾਲੇ ਪ੍ਰਭੂ ਦੀ ਮਿਹਰ ਨਾਲ। ਕੋਟਿ-ਕ੍ਰੋੜਾਂ। ਗੁਰ ਪਾਈ-ਗੁਰੂ ਦੀ ਚਰਨੀਂ। ੧।

ਪੇਖਤ-ਵੇਖਦਿਆਂ। ਸਗਲੇ-ਸਾਰੇ। ਉਧਾਰੇ-(ਵਿਕਾਰਾਂ ਤੋਂ) ਬਚਾ ਲਏ। ਅਗਮ-ਅਪਹੁੰਚ। ਅਗੋਚਰੁ-{ਅ-ਗੋ-ਚਰੁ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਤੇ-ਤੋਂ, ਦੀ ਰਾਹੀਂ, ਨਾਲ। ੨।

ਜਾ ਕਉ-ਜਿਸ ਨੂੰ। ਉਪਾਏ-ਪੈਦਾ ਕੀਤੇ ਹੋਏ ਜੀਵ। ਮਹਲੁ-ਟਿਕਾਣਾ। ੩।

ਗੰਭੀਰ-ਹੇ ਵੱਡੇ ਜਿਗਰੇ ਵਾਲੇ ! ਅੰਮ੍ਰਿਤ-ਆਤਮਕ ਜੀਵਨ ਦੇਣ ਵਾਲਾ, ਆਤਮਕ ਮੌਤ ਤੋਂ ਬਚਾਣ ਵਾਲਾ। ਮੁਕਤਿ-ਵਿਕਾਰਾਂ ਤੋਂ ਖਲਾਸੀ। ਜਿਸੁ ਰਿਦੈ-ਜਿਸ ਦੇ ਹਿਰਦੇ ਵਿਚ। ਗੁਰਿ-ਗੁਰੂ ਨੇ। ਸਹਜਿ-ਆਤਮਕ ਅਡੋਲਤਾ ਵਿਚ। ਸਮਾਈ-ਲੀਨਤਾ। ੪।

**ਅਰਥ** :- (ਹੇ ਭਾਈ !) ਮੇਰੇ ਵਾਸਤੇ ਤਾਂ ਪਰਮਾਤਮਾ ਦਾ ਨਾਮ ਹੀ ਦੁਨੀਆ ਦੇ ਨੌ ਖੜਾਨੇ ਹੈ, ਪ੍ਰਭੂ-ਨਾਮ ਹੀ ਆਤਮਕ ਤਾਕਤਾਂ ਹੈ, ਪ੍ਰਭ-ਨਾਮ ਹੀ ਧਨ ਦੀ ਬਹੁਲਤਾ ਹੈ। ਛੂੰਘੇ ਤੇ ਵੱਡੇ ਜਿਗਰੇ ਵਾਲੇ ਪਰਮਾਤਮਾ ਦੀ ਮਿਹਰ ਨਾਲ ਮੈਨੂੰ ਮਨੁੱਖਾ-ਜਨਮ (ਦੁਰਲੱਭ) ਪਦਾਰਥ (ਦਿੱਸ ਰਿਹਾ) ਹੈ। (ਪਰ ਇਹ ਨਾਮ ਗੁਰੂ ਦੀ ਕਿਰਪਾ ਨਾਲ ਹੀ ਮਿਲਦਾ ਹੈ) ਜੇਹੜਾ ਮਨੁੱਖ ਗੁਰੂ ਦੀ ਚਰਨੀਂ ਲੱਗਦਾ ਹੈ, ਉਹ ਲੱਖਾਂ ਕ੍ਰੋੜਾਂ (ਆਤਮਕ) ਖੁਸ਼ੀਆਂ ਦਾ ਆਨੰਦ ਮਾਣਦਾ ਹੈ। ੧।

(ਗੁਰੂ ਦਾ) ਦੀਦਾਰ ਕਰ ਕੇ (ਮੇਰਾ ਤਨ ਮਨ) ਪਵਿਤ੍ਰ ਹੋ ਗਿਆ ਹੈ, ਮੇਰੇ ਸਾਰੇ ਭਰਾ ਤੇ ਮਿੱਤਰ (ਗਿਆਨ-ਇੰਦ੍ਰੇ ਗੁਰੂ ਨੇ ਵਿਕਾਰਾਂ ਤੋਂ) ਬਚਾ ਲਏ ਹਨ। ਮੈਂ ਗੁਰੂ ਦੀ ਕਿਰਪਾ ਨਾਲ ਆਪਣੇ ਉਸ ਮਾਲਕ ਨੂੰ ਸਿਮਰ ਰਿਹਾ ਹਾਂ, ਜੋ ਅਪਹੁੰਚ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੈ ਤੇ ਜੋ ਸਦਾ ਕਾਇਮ ਰਹਿਣ ਵਾਲਾ ਹੈ। ੨।

ਜਿਸ ਪਰਮਾਤਮਾ ਨੂੰ ਉਸ ਦੇ ਪੈਦਾ ਕੀਤੇ ਸਾਰੇ ਜੀਵ ਭਾਲਦੇ ਰਹਿੰਦੇ ਹਨ, ਉਸ ਦਾ ਦਰਸਨ ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ। ਜੇਹੜਾ ਪ੍ਰਭੂ ਸਭ ਤੋਂ ਉੱਚੀ ਹਸਤੀ ਵਾਲਾ ਹੈ, ਜਿਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਉਸਦਾ ਉਹ ਉੱਚਾ ਥਾਂ-ਟਿਕਾਣਾ ਗੁਰੂ (ਹੀ) ਵਿਖਾਂਦਾ ਹੈ। ੩।

ਹੇ ਛੂੰਘੇ ਪ੍ਰਭੂ ! ਹੇ ਵੱਡੇ ਜਿਗਰੇ ਵਾਲੇ ਪ੍ਰਭੂ ! ਤੇਰਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਤੇਰਾ ਨਾਮ ਵੱਸ ਪੈਂਦਾ ਹੈ, ਉਹ ਵਿਕਾਰਾਂ ਤੋਂ ਖਲਾਸੀ (ਵਾਲਾ) ਬਣ ਜਾਂਦਾ ਹੈ।

ਹੇ ਨਾਨਕ ! (ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਨਾਮ ਵੱਸਿਆ ਹੈ) ਗੁਰੂ ਨੇ ਉਹਨਾਂ ਦੇ ਸਾਰੇ ਮਾਇਆ ਦੇ ਫਾਹੇ ਕੱਟ ਦਿੱਤੇ ਹਨ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ। ੪। ੧੯। ੨੩।

**ਮਾਝ ਮਹਲਾ ੫ ॥** ਪ੍ਰਭੂ ਕਿਰਪਾ ਤੇ ਹਰਿ ਹਰਿ ਧਿਆਵਉ ॥ ਪ੍ਰਭੂ ਦਇਆ ਤੇ ਮੰਗਲ ਗਾਵਉ ॥ ਉਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥੧॥ ਨਾਮੁ ਅਉਖਧੁ ਮੋ ਕਉ ਸਾਧੂ ਦੀਆ ॥ ਕਿਲਬਿਖ ਕਾਟੇ ਨਿਰਮਲੁ ਥੀਆ ॥ ਅਨਦੁ ਭਇਆ ਨਿਕਸੀ ਸਭ ਪੀਰਾ ਸਗਲ ਬਿਨਾਸੇ ਦਰਦਾ ਜੀਉ ॥੨॥ ਜਿਸ ਕਾ ਅੰਗੁ ਕਰੇ ਮੇਰਾ ਪਿਆਰਾ ॥ ਸੋ ਮੁਕਤਾ ਸਾਗਰ ਸੰਸਾਰਾ ॥ ਸਤਿ ਕਰੇ ਜਿਨਿ ਗੁਰੂ ਪਛਾਤਾ ਸੋ ਕਾਹੇ ਕਉ ਡਰਦਾ ਹੀਉ ॥੩॥ ਜਬ ਤੇ ਸਾਧੂ ਸੰਗਤਿ ਪਾਏ ॥ ਗੁਰ ਭੇਟਤ ਹਉ ਗਈ ਬਲਾਏ ॥ ਸਾਸਿ ਸਾਸਿ ਹਰਿ ਗਾਵੈ ਨਾਨਕੁ ਸਤਿਗੁਰਿ ਢਾਕਿ ਲੀਆ ਮੇਰਾ ਪੜਦਾ ਜੀਉ ॥੪॥੧੭॥੨੪॥ {ਪੰਨਾ ੧੦੧}

**ਪਦ ਅਰਥ** :- ਤੇ-ਤੋਂ, ਨਾਲ। ਧਿਆਵਉ-ਮੈਂ ਧਿਆਉਂਦਾ ਹਾਂ। ਮੰਗਲ-ਸਿਫਤਿ-ਸਾਲਾਹ ਦਾ ਗੀਤ। ਗਾਵਉ-ਗਾਵਉਂ, ਮੈਂ ਗਾਂਦਾ ਹਾਂ। ਅਵਰਦਾ-ਉਮਰ। ੧।

ਅਉਖਧੁ-ਦਵਾਈ। ਮੋ ਕਉ-ਮੈਨੂੰ। ਸਾਧੂ-ਗੁਰੂ ਨੇ। ਕਿਲਬਿਖ-ਪਾਪ {ਕਿਲਿਵਿ਷}। ਪੀਰਾ-ਪੀੜਾ। ਸਗਲ-ਸਾਰੇ। ੨।

ਜਿਸ ਕਾ-ਲਫਜ਼ 'ਜਿਸੁ' ਦਾ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ')। ਮੁਕਤਾ-ਵਿਕਾਰਾਂ ਤੋਂ ਆਜਾਦ। ਸਤਿ ਕਰੇ-ਸਤਿ ਕਰਿ, ਠੀਕ ਜਾਣ ਕੇ, ਨਿਸਚਾ ਧਾਰ ਕੇ। ਜਿਨਿ-ਜਿਸ ਨੇ। ਕਾਹੇ ਕਉ-ਕਾਹਦੇ ਲਈ ?।੩।

ਸਾਧੂ-ਗੁਰੂ। ਗੁਰ ਭੇਟਤ-ਗੁਰੂ ਨੂੰ ਮਿਲਿਆਂ। ਹਉ ਬਲਾਏ-ਹਉਮੈ ਦੀ ਬਲਾ। ਗਾਵੈ ਨਾਨਕ-ਨਾਨਕ ਗਾਂਦਾ ਹੈ। ਸਤਿਗੁਰਿ-ਸਤਿਗੁਰੂ ਨੇ। ਪੜਦਾ ਢਾਕਿ ਲੀਆ-ਇੱਜਤ ਰੱਖ ਲਈ, ਵਿਕਾਰਾਂ ਦੇ ਹੱਲਿਆਂ ਤੋਂ ਬਚਾ ਕੇ ਇੱਜਤ ਰੱਖ ਲਈ।੪।

**ਅਰਥ :-** ਪਰਮਾਤਮਾ ਦੀ ਮਿਹਰ ਨਾਲ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ, ਪਰਮਾਤਮਾ ਦੀ ਹੀ ਕਿਰਪਾ ਨਾਲ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹਾਂ।

(ਹੇ ਭਾਈ !) ਉਠਦਿਆਂ ਬੈਠਦਿਆਂ ਸੁਤਿਆਂ ਜਾਗਦਿਆਂ ਸਾਰੀ (ਹੀ) ਉਮਰ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ।੧।

ਪਰਮਾਤਮਾ ਦਾ ਨਾਮ ਦਾਰੂ (ਹੈ, ਜਦੋਂ) ਮੈਨੂੰ ਗੁਰੂ ਨੇ ਦਿੱਤਾ (ਇਸ ਦੀ ਬਰਕਤਿ ਨਾਲ ਮੇਰੇ ਸਾਰੇ) ਪਾਪ ਕੱਟੇ ਗਏ ਤੇ ਮੈਂ ਪਵਿਤ੍ਰ ਹੋ ਗਿਆ। (ਮੇਰੇ ਅੰਦਰ ਆਤਮਕ) ਸੁਖ ਪੈਦਾ ਹੋ ਗਿਆ (ਮੇਰੇ ਅੰਦਰੋਂ ਹਉਮੈ ਦੀ) ਸਾਰੀ ਪੀੜਤਾ ਨਿਕਲ ਗਈ, ਮੇਰੇ ਸਾਰੇ ਦੁਖ-ਦਰਦ ਦੂਰ ਹੋ ਗਏ।੨।

(ਹੇ ਭਾਈ !) ਮੇਰਾ ਪਿਆਰਾ (ਗੁਰੂ ਪਰਮਾਤਮਾ) ਜਿਸ ਮਨੁੱਖ ਦੀ ਸਹੈਤਾ ਕਰਦਾ ਹੈ, ਉਹ ਇਸ ਸੰਸਾਰ-ਸਮੁੰਦਰ (ਦੇ ਵਿਕਾਰਾਂ) ਤੋਂ ਮੁਕਤ ਹੋ ਜਾਂਦਾ ਹੈ। ਜਿਸ ਮਨੁੱਖ ਨੇ ਸਰਧਾ ਧਾਰ ਕੇ ਗੁਰੂ ਨਾਲ ਸਾਂਝ ਪਾ ਲਈ, ਉਸ ਨੂੰ (ਇਸ ਸੰਸਾਰ-ਸਮੁੰਦਰ ਤੋਂ) ਡਰਨ ਦੀ ਲੋੜ ਹੀ ਨਹੀਂ ਰਹਿ ਜਾਂਦੀ।੩।

(ਹੇ ਭਾਈ !) ਜਦੋਂ ਤੋਂ ਮੈਨੂੰ ਗੁਰੂ ਦੀ ਸੰਗਤਿ ਮਿਲੀ ਹੈ, ਗੁਰੂ ਨੂੰ ਮਿਲਿਆਂ (ਮੇਰੇ ਅੰਦਰੋਂ) ਹਉਮੈ ਦੀ ਬਲਾ ਦੂਰ ਹੋ ਗਈ। ਸਤਿਗੁਰੂ ਨੇ (ਹਉਮੈ ਆਦਿਕ ਵਿਕਾਰਾਂ ਤੋਂ ਬਚਾ ਕੇ) ਮੇਰੀ ਇੱਜਤ ਰੱਖ ਲਈ ਹੈ। ਹੁਣ ਨਾਨਕ ਹਰੇਕ ਸੁਆਸ ਦੇ ਨਾਲ ਪਰਮਾਤਮਾ ਦੇ ਗੁਣ ਗਾਂਦਾ ਹੈ।੪।੧੭।੨੪।

**ਮਾਝ ਮਹਲਾ ੫ ॥ ਓਤਿ ਪੋਤਿ ਸੇਵਕ ਸੰਗਿ ਰਾਤਾ ॥ ਪ੍ਰਭ ਪ੍ਰਤਿਪਾਲੇ ਸੇਵਕ ਸੁਖਦਾਤਾ ॥ ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ ਆਹਰੁ ਜੀਉ ॥੧॥ ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥ ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥ ਸੋਈ ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥੨॥ ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ ॥ ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ ॥ ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ, ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ॥੩॥ ਅਪੁਨੈ ਠਾਕੁਰਿ ਜੋ ਪਹਿਰਾਇਆ ॥ ਬਹੁਰਿ ਨ ਲੇਖਾ ਪੁਛਿ ਬੁਲਾਇਆ ॥ ਤਿਸੁ ਸੇਵਕ ਕੈ ਨਾਨਕ ਕੁਰਬਾਣੀ ਸੋ ਗਹਿਰ ਗਭੀਰਾ ਗਉਹਰੁ ਜੀਉ ॥੪॥੧੮॥੨੫॥  
{ਪੰਨਾ ੧੦੧}**

**ਪਦ ਅਰਥ :-** ਓਤਿ ਪੋਤਿ-{ਓਤ ਪ੍ਰੋਤ}-Sewn Crosswise and Lengthwise} ਤਾਣੇ ਵਿਚ ਪੇਟੇ ਵਿਚ। ਸੰਗਿ-ਨਾਲ। ਪ੍ਰਤਿਪਾਲੇ-ਰੱਖਿਆ ਕਰਦਾ ਹੈ। ਸੁਖਦਾਤਾ-ਸੁਖ ਦੇਣ ਵਾਲਾ। ਪੀਸਉ-ਪੀਸਉ, ਮੈਂ ਪੀਂਹਦਾ ਹਾਂ। ਸੇਵਕ ਕੈ-ਸੇਵਕ ਦੇ ਦਰ ਤੇ। ਆਹਰੁ-ਉੱਦਮ।੧।

ਸਿਲਕ-ਫਾਹੀ। ਪ੍ਰਭਿ-ਪ੍ਰਭੂ ਨੇ। ਕਾਟਿ-ਕੱਟ ਕੇ। ਸੇਵਕ ਮਨਿ-ਸੇਵਕ ਦੇ ਮਨ ਵਿਚ। ਸਾਹਿਬ ਭਾਵੈ-ਸਾਹਿਬ ਨੂੰ ਚੰਗਾ ਲੱਗਦਾ ਹੈ। ਅੰਤਰਿ ਬਾਹਰਿ-ਨਾਮ ਜਪਣ ਵਿਚ ਅਤੇ ਜਗਤ ਨਾਲ ਪਿਆਰ ਦੀ ਵਰਤੋਂ ਕਰਨ ਵਿਚ। ਮਾਹਰੁ-ਸਿਆਣਾ। ੨।

ਸਭ ਬਿਧਿ-ਸਾਰੀਆਂ ਹਾਲਤਾਂ। ਦਾਨਾ-ਸਿਆਣਾ, ਜਾਣਨ ਵਾਲਾ। ਜਾਹਰੁ-ਪਰਗਟ। ੩।

ਠਾਕਰਿ-ਠਾਕੁਰ ਨੇ। ਜੋ-ਜਿਸ ਨੂੰ। ਪਹਿਰਾਇਆ-ਸਿਰੋਪਾ ਦਿੱਤਾ, ਆਦਰ ਦਿੱਤਾ। ਬਹੁਰਿ-ਮੁੜ, ਫਿਰ। ਪੁਛਿ-ਪੁੱਛ ਕੇ। ਕੈ-ਤੋਂ। ੪।

**ਅਰਥ** :- (ਜਿਵੇਂ ਕਪੜੇ ਦਾ ਸੂਤਰ) ਤਾਣੇ ਵਿਚ ਪੇਟੇ ਵਿਚ (ਮਿਲਿਆ ਹੋਇਆ ਹੁੰਦਾ ਹੈ ਤਿਵੇਂ ਪਰਮਾਤਮਾ ਆਪਣੇ) ਸੇਵਕ ਦੇ ਨਾਲ ਮਿਲਿਆ ਰਹਿੰਦਾ ਹੈ। (ਜੀਵਾਂ ਨੂੰ) ਸੁਖ ਦੇਣ ਵਾਲਾ ਪ੍ਰਭੂ ਆਪਣੇ ਸੇਵਕਾਂ ਦੀ ਰੱਖਿਆ ਕਰਦਾ ਹੈ। (ਮੇਰੀ ਤਾਂਘ ਹੈ ਕਿ) ਮੈਂ ਪ੍ਰਭੂ ਦੇ ਸੇਵਕਾਂ ਦੇ ਦਰ ਤੇ ਪਾਣੀ ਢੋਵਾਂ ਪੱਖਾਂ ਫੇਰਾਂ ਤੇ ਚੱਕੀ ਪੀਹਾਂ (ਕਿਉਂਕਿ ਸੇਵਕਾਂ ਨੂੰ) ਪਾਲਣਹਾਰ ਪ੍ਰਭੂ (ਦੇ ਸਿਮਰਨ) ਦਾ ਹੀ ਉੱਦਮ ਰਹਿੰਦਾ ਹੈ। ੧।

ਪ੍ਰਭੂ ਨੇ (ਜਿਸ ਨੂੰ ਉਸ ਦੀ ਮਾਇਆ ਦੇ ਮੋਹ ਦੀ) ਫਾਹੀ ਕੱਟ ਕੇ ਆਪਣੀ ਸੇਵਾ-ਭਗਤੀ ਵਿਚ ਜੁੜਿਆ ਹੈ ਉਸ ਸੇਵਕ ਦੇ ਮਨ ਵਿਚ ਮਾਲਕ ਪ੍ਰਭੂ ਦਾ ਹੁਕਮ ਪਿਆਰਾ ਲੱਗਣ ਲੱਗ ਪੈਂਦਾ ਹੈ। ਉਹ ਸੇਵਕ ਉਹੀ ਕਮਾਈ ਕਰਦਾ ਹੈ, ਜੋ ਮਾਲਕ ਪ੍ਰਭੂ ਨੂੰ ਚੰਗੀ ਲੱਗਦੀ ਹੈ, ਉਹ ਸੇਵਕ ਨਾਮ ਸਿਮਰਨ ਵਿਚ ਅਤੇ ਜਗਤ ਨਾਲ ਪ੍ਰੇਮ ਦੀ ਵਰਤੋਂ ਕਰਨ ਵਿਚ ਸਿਆਣਾ ਹੋ ਜਾਂਦਾ ਹੈ। ੨।

ਹੋ ਪ੍ਰਭੂ! ਤੂੰ (ਆਪਣੇ ਸੇਵਕਾਂ ਦੇ ਦਿਲ ਦੀ) ਜਾਣਦਾ ਹੈਂ, ਤੂੰ (ਆਪਣੇ ਸੇਵਕਾਂ ਦਾ) ਪਾਲਣਹਾਰ ਹੈਂ, ਤੂੰ (ਸੇਵਕਾਂ ਨੂੰ ਮਾਇਆ ਦੇ ਮੋਹ ਤੋਂ ਬਚਾਣ ਦੇ) ਸਭ ਤਰੀਕੇ ਜਾਣਦਾ ਹੈਂ।

(ਹੋ ਭਾਈ!) ਪਾਲਣਹਾਰ ਪ੍ਰਭੂ ਦੇ ਸੇਵਕ ਪ੍ਰਭੂ ਦੇ ਮਿਲਾਪ ਦੇ ਆਤਮਕ ਅਨੰਦ ਮਾਣਦੇ ਹਨ। ਪਾਲਣਹਾਰ ਪ੍ਰਭੂ ਦਾ ਆਪਾ ਉਸ ਦੇ ਸੇਵਕ ਦਾ ਆਪਾ ਬਣ ਜਾਂਦਾ ਹੈ (ਠਾਕੁਰ ਤੇ ਸੇਵਕ ਦੇ ਆਤਮਕ ਜੀਵਨ ਵਿਚ ਕੋਈ ਫੁਰਕ ਨਹੀਂ ਰਹਿ ਜਾਂਦਾ)। ਠਾਕੁਰ ਦੇ ਚਰਨਾਂ ਵਿਚ ਜੁੜਿਆ ਰਹਿ ਕੇ ਸੇਵਕ (ਲੋਕ ਪਰਲੋਕ ਵਿਚ) ਪਰਗਟ ਹੋ ਜਾਂਦਾ ਹੈ। ੩।

ਜਿਸ (ਸੇਵਕ) ਨੂੰ ਪਿਆਰੇ ਠਾਕੁਰ-ਪ੍ਰਭੂ ਨੇ (ਸੇਵਾ ਭਗਤੀ ਦਾ) ਸਿਰੋਪਾ ਬਖਸ਼ਿਆ ਹੈ, ਉਸ ਨੂੰ ਮੁੜ (ਉਸ ਦੇ ਕਰਮਾਂ ਦਾ) ਲੇਖਾ ਨਹੀਂ ਪੁੱਛਿਆ (ਲੇਖਾ ਪੁੱਛਣ ਵਾਸਤੇ) ਨਹੀਂ ਸੱਦਿਆ (ਭਾਵ, ਉਹ ਸੇਵਕ ਮੰਦੇ ਕਰਮਾਂ ਵਲ ਪੈਂਦਾ ਹੀ ਨਹੀਂ)।

ਹੋ ਨਾਨਕ! (ਆਖ-) ਮੈਂ ਉਸ ਸੇਵਕ ਤੋਂ ਸਦਕੇ ਜਾਂਦਾ ਹਾਂ। ਉਹ ਸੇਵਕ ਫੂੰਘੇ ਸੁਭਾਉ ਵਾਲਾ ਵੱਡੇ ਜਿਗਰੇ ਵਾਲਾ ਤੇ ਉੱਚੇ ਅਮੇਲਕ ਜੀਵਨ ਵਾਲਾ ਹੋ ਜਾਂਦਾ ਹੈ। ੪। ੧੮। ੨੫।

**ਮਾਝ ਮਹਲਾ ੫॥** ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥ ਤਿਮਿ ਤਿਮਿ ਵਰਸੈ ਅੰਮ੍ਰਿਤ ਧਾਰਾ ॥ ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥ ਅਨਦ ਬਿਨੋਦ ਕਰੇ ਦਿਨ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥੨॥ ਜਨਮ ਜਨਮ ਕਾ ਵਿਛੁੜਿਆ ਮਿਲਿਆ ॥ ਸਾਧ ਕ੍ਰਿਪਾ ਤੇ ਸੂਕਾ ਹਰਿਆ ॥ ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥੩॥ ਜਲ ਤਰੰਗੁ ਜਿਉ ਜਲਹਿ ਸਮਾਇਆ ॥ ਤਿਉ ਜੋਤੀ ਸੰਗ ਜੋਤਿ

**ਮਿਲਾਇਆ ॥ ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥੪॥੧੯॥੨੯॥ {ਪੰਨਾ ੧੦੨}**

**ਪਦ ਅਰਥ :-** ਸਭ ਕਿਛੁ-ਸਾਰਾ ਕੁਝ, ਸਾਰਾ ਆਤਮਕ ਅਨੰਦ। ਘਰਿ ਮਹਿ-ਹਿਰਦੇ ਘਰ ਵਿਚ (ਟਿਕੇ ਰਿਹਾਂ)। ਟੋਲੈ-(ਸੁਖ ਦੀ) ਭਾਲ ਕਰਦਾ ਹੈ। ਭਰਮਿ-ਭਟਕਣਾ ਵਿਚ (ਪੈ ਕੇ)। ਭੁਲਾਹੀ-ਭੁਲਾਹਿ, ਕੁਰਾਹੇ ਪਏ ਰਹਿੰਦੇ ਹਨ। ਪਰਸਾਦੀ-ਪਰਸਾਦਿ, ਕਿਰਪਾ ਨਾਲ। ਅੰਤਰਿ-ਅੰਦਰ, ਹਿਰਦੇ ਵਿਚ। ਅੰਤਰਿ ਬਾਹਰਿ-ਪ੍ਰਭੂ ਚਰਨਾਂ ਵਿਚ ਜੁੜਿਆ ਹੋਇਆ ਅਤੇ ਜਗਤ ਨਾਲ ਪ੍ਰੇਮ ਦੀ ਵਰਤੋਂ ਕਰਦਾ ਹੋਇਆ। ਸੁਹੇਲਾ-ਸੁਖੀ। ੧।

ਡਿਮਿ ਡਿਮਿ-ਮਠੀ ਮਠੀ ਸੁਰ ਨਾਲ। ਸੁਨਿ-ਸੁਣ ਕੇ। ਅਨਦ ਬਿਨੋਦ-ਆਤਮਕ ਸੁਖ ਅਨੰਦ। ਕੇਲਾ-ਆਨੰਦ, ਖੇਲ ਤਮਾਸੇ। ੨।

ਸਾਧ-ਗੁਰੂ। ਤੇ-ਤੋਂ, ਨਾਲ। ਸੂਕਾ-ਸੁੱਕਾ ਹੋਇਆ। ਸੁਮਤਿ-ਚੰਗੀ ਅਕਲ। ਗੁਰਮੁਖਿ-ਗੁਰੂ ਦੀ ਸਰਨ ਪੈ ਕੇ। ੩।

ਤਰੰਗ-ਲਹਰ। ਜਲਹਿ-ਜਲਿ ਹੀ, ਜਲ ਵਿਚ ਹੀ। ਭ੍ਰਮ ਕਿਵਾੜਾ-ਭਟਕਣਾ ਦੇ ਤਖਤੇ। ਜਉਲਾ-{ਫਾਰਸੀ ਲਫਜ਼-ਜਉਲਾ, ਦੌੜਦਾ} ਦੌੜ ਭੱਜ ਕਰਨ ਵਾਲਾ, ਭਟਕਣ ਵਾਲਾ। ੪।

**ਅਰਥ :-** ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਮਨੁੱਖਾਂ ਨੇ ਆਪਣੇ ਹਿਰਦੇ ਵਿਚ ਹੀ ਟਿਕ ਕੇ ਪਰਮਾਤਮਾ ਨੂੰ ਲੱਭ ਲਿਆ ਹੈ, ਉਹ ਅੰਤਰ ਆਤਮੇ ਸਿਮਰਨ ਕਰਦੇ ਹੋਏ ਭੀ ਤੇ ਜਗਤ ਨਾਲ ਪ੍ਰੇਮ ਦੀ ਵਰਤੋਂ ਕਰਦੇ ਹੋਏ ਭੀ ਸਦਾ ਸੁਖੀ ਰਹਿੰਦੇ ਹਨ। ਸਾਰਾ ਆਤਮਕ ਸੁਖ ਹਿਰਦੇ ਵਿਚ ਟਿਕੇ ਰਹਿਣ ਵਿਚ ਹੈ, ਬਾਹਰ ਭਟਕਣ ਵਿਚ ਨਹੀਂ ਮਿਲਦਾ। ਜੇਹੜਾ ਮਨੁੱਖ ਬਾਹਰ ਸੁੱਖ ਦੀ ਭਾਲ ਕਰਦਾ ਹੈ (ਉਹ ਸੁਖ ਨਹੀਂ ਲੱਭ ਸਕਦਾ) ਅਜੇਹੇ ਬੰਦੇ ਤਾਂ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ। ੧।

(ਜਿਵੇਂ ਮਠੀ ਮਠੀ ਵਰਖਾ ਹੁੰਦੀ ਹੈ ਤੇ ਉਹ ਧਰਤੀ ਵਿਚ ਸਿੰਜਰਦੀ ਜਾਂਦੀ ਹੈ ਤਿਵੇਂ ਜਦੋਂ) ਆਤਮਕ ਅਡੋਲਤਾ ਦੀ ਹਾਲਤ ਵਿਚ ਨਾਮ-ਅੰਮ੍ਰਿਤ ਦੀ ਧਾਰ ਸਹਜੇ ਸਹਜੇ ਵਰ੍ਹਦੀ ਹੈ ਤਦੋਂ ਮਨੁੱਖ ਦਾ ਮਨ ਗੁਰੂ ਦਾ ਸਬਦ ਸੁਣ ਕੇ (ਪ੍ਰਭੂ ਦੇ ਗੁਣਾਂ ਦੀ) ਵਿਚਾਰ ਸੁਣ ਕੇ ਉਸ ਅੰਮ੍ਰਿਤ ਧਾਰ ਨੂੰ ਪੀਂਦਾ ਜਾਂਦਾ ਹੈ (ਆਪਣੇ ਅੰਦਰ ਟਿਕਾਈ ਜਾਂਦਾ ਹੈ) (ਉਸ ਅਵਸਥਾ ਵਿਚ ਮਨ) ਹਰ ਵੇਲੇ ਆਤਮਕ ਆਨੰਦ ਮਾਣਦਾ ਹੈ, ਸਦਾ ਪਰਮਾਤਮਾ ਦੇ ਮਿਲਾਪ ਦਾ ਸੁਖ ਲੈਂਦਾ ਹੈ। ੨।

(ਸਿਫਤਿ-ਸਾਲਾਹ ਦੀ ਬਰਕਤਿ ਨਾਲ) ਜਨਮਾਂ ਜਨਮਾਂਤਰਾਂ ਦਾ ਵਿੱਛੁੜਿਆ ਹੋਇਆ ਜੀਵ ਪ੍ਰਭੂ ਚਰਨਾਂ ਨਾਲ ਮਿਲਾਪ ਹਾਸਲ ਕਰ ਲੈਂਦਾ ਹੈ। ਮਨੁੱਖ ਦਾ ਰੁੱਖਾ ਹੋ ਚੁੱਕਾ ਮਨ ਗੁਰੂ ਦੀ ਕਿਰਪਾ ਨਾਲ ਪਿਆਰ ਰਸ ਨਾਲ ਤਰ ਹੋ ਜਾਂਦਾ ਹੈ। ਗੁਰੂ ਪਾਸੋਂ ਜਦੋਂ ਮਨੁੱਖ ਸ੍ਰੇਸ਼ਟ ਮਤਿ ਲੈਂਦਾ ਹੈ, ਤਾਂ ਪਰਮਾਤਮਾ ਦਾ ਨਾਮ ਸਿਮਰਦਾ ਹੈ। ਗੁਰੂ ਦੀ ਸਰਨ ਪਿਆਂ ਜੀਵ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ। ੩।

ਜਿਵੇਂ (ਨਦੀ ਆਦਿਕ ਦੇ) ਪਾਣੀ ਦੀ ਲਹਿਰ (ਉਸ ਨਦੀ ਵਿਚੋਂ ਉੱਭਰ ਕੇ ਮੁੜ ਉਸ) ਪਾਣੀ ਵਿਚ ਹੀ ਰਲ ਜਾਂਦੀ ਹੈ ਤਿਵੇਂ (ਗੁਰੂ ਦੀ ਸਰਨ ਪੈ ਕੇ ਸਿਮਰਨ ਕਰਨ ਨਾਲ ਮਨੁੱਖ ਦੀ) ਸੁਰਤਿ (ਜੋਤਿ) ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ।

ਹੋ ਨਾਨਕ ! ਆਖ-(ਗੁਰੂ ਦੇ ਸਨਮੁਖ ਹੋ ਕੇ ਸਿਮਰਨ ਕੀਤਿਆਂ ਮਨੁੱਖ ਦੇ) ਭਟਕਣਾ ਰੂਪ ਤਖਤੇ (ਜਿਨ੍ਹਾਂ ਦੀ ਕੈਦ ਵਿਚ ਇਹ ਬੰਦ ਪਿਆ ਰਹਿੰਦਾ ਹੈ) ਖੁਲ੍ਹੇ ਜਾਂਦੇ ਹਨ, ਤੇ ਮੁੜ ਮਨੁੱਖ ਮਾਇਆ ਦੇ ਪਿੱਛੇ ਦੌੜ ਭੱਜ ਕਰਨ ਵਾਲੇ ਸੁਭਾਵ ਦਾ ਨਹੀਂ ਰਹਿੰਦਾ। ੪।੧੯।੨੬।

**ਮਾਝ ਮਹਲਾ ੫ ॥** ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥ ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥ ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧ ਆਰਾਧੇ ਜੀਉ ॥੧॥ ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥ ਨੈਨ ਨਿਹਾਲੀ ਤਿਸੁ ਪੁਰਖ ਦਇਆਲੈ ॥ ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥੨॥ ਸੇ ਵਡਭਾਗੀ ਜਿਨਿ ਤੁਮ ਜਾਣੇ ॥ ਸਭ ਕੈ ਮਧੇ ਅਲਿਪਤ ਨਿਰਬਾਣੇ ॥ ਸਾਧ ਕੈ ਸੰਗਿ ਉਨਿ ਭਉਜਲੁ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥੩॥ ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥ ਮਾਣੁ ਤਾਣੁ ਤਜਿ ਮੋਹੁ ਅੰਧੇਰਾ ॥ ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥ {ਪੰਨਾ ੧੦੨}

**ਪਦ ਅਰਥ :-** ਜਿਨਿ-ਜਿਸ (ਮਨੁੱਖ) ਨੇ। ਤੂੰ-ਤੈਨੂੰ, ਤੇਰੀ ਸਿਫਤਿ-ਸਾਲਾਹ, ਤੇਰਾ ਨਾਮ। ਰਸਨਾ-ਜੀਭ (ਨਾਲ)। ਭਣਿਆ-ਉਚਾਰਿਆ। ਵਾਰਿ ਵਾਰਿ ਜਾਈ-ਮੈਂ ਸਦਕੇ ਜਾਂਦਾ ਹਾਂ (ਜਾਈਂ)। ਵਿਟਹੁ-ਤੋਂ। ੧।

ਪਖਾਲੀ-ਪਖਲੀਂ, ਮੈਂ ਧੋਂਦਾ ਹਾਂ। ਮਾਰਗਿ-ਰਸਤੇ ਉੱਤੇ। ਨਿਹਾਲੀ-ਮੈਂ ਵੇਖਦਾ ਹਾਂ। ਗੁਰ ਮਿਲਿ-ਗੁਰੂ ਨੂੰ ਮਿਲ ਕੇ। ਲਾਧੇ-ਲੱਭਾ। ੨।

ਸੇ-ਉਹ ਬੰਦੇ। ਜਿਨਿ-ਜਿਸ ਜਿਸ ਨੇ {ਨੋਟ :- ਲਫੜ 'ਜਿਨਿ' ਇਕ-ਵਚਨ ਹੈ। ਲਫੜ 'ਸੇ' ਬਹੁ-ਵਚਨ ਹੈ। 'ਸੋ' ਇਕ-ਵਚਨ ਹੈ}। ਤੁਮ-ਤੈਨੂੰ। ਅਲਿਪਤ-ਨਿਰਲੇਪ। ਨਿਰਬਾਣੇ-ਵਾਸਨਾ-ਰਹਿਤ। ਉਨਿ-ਉਸ ਬੰਦੇ ਨੇ। ਭਉਜਲੁ-ਸੰਸਾਰ-ਸਮੁੰਦਰ। ੩।

ਤਜਿ-ਤਿਆਗ ਕੇ। ਅਗਾਧੇ-ਅਬਾਹ। ਅਗਮ-ਅਪਹੁੰਚ। ੪।

**ਅਰਥ :-** (ਹੇ ਪ੍ਰਭੂ!) ਜਿਸ ਮਨੁੱਖ ਨੇ ਤੇਰਾ ਨਾਮ ਸੁਣਿਆ ਹੈ (ਜੋ ਸਦਾ ਤੇਰੀ ਸਿਫਤਿ-ਸਾਲਾਹ ਸੁਣਦਾ ਹੈ), ਮੈਂ ਉਸ ਤੋਂ ਸਦਕੇ ਜਾਂਦਾ ਹਾਂ। ਜਿਸ ਮਨੁੱਖ ਨੇ ਆਪਣੀ ਜੀਭ ਨਾਲ ਤੇਰਾ ਨਾਮ ਉਚਾਰਿਆ ਹੈ (ਜੋ ਤੇਰੀ ਸਿਫਤਿ-ਸਾਲਾਹ ਕਰਦਾ ਰਹਿੰਦਾ ਹੈ), ਉਸ ਤੋਂ ਮੈਂ ਵਾਰਨੇ ਜਾਂਦਾ ਹਾਂ। (ਹੇ ਪ੍ਰਭੂ!) ਮੈਂ ਉਸ ਮਨੁੱਖ ਤੋਂ (ਮੁੜ ਮੁੜ) ਕੁਰਬਾਨ ਜਾਂਦਾ ਹਾਂ, ਜੋ ਆਪਣੇ ਮਨ ਨਾਲ ਆਪਣੇ ਸਰੀਰ ਨਾਲ ਤੈਨੂੰ ਯਾਦ ਕਰਦਾ ਰਹਿੰਦਾ ਹੈ। ੧।

(ਹੇ ਪ੍ਰਭੂ!) ਜੇਹੜਾ ਮਨੁੱਖ ਤੇਰੇ (ਮਿਲਾਪ ਦੇ) ਰਾਹ ਤੇ ਤੁਰਦਾ ਹੈ, ਮੈਂ ਉਸ ਦੇ ਪੈਰ ਧੋਂਦਾ ਰਹਾਂ।

(ਹੇ ਭਾਈ!) ਦਇਆ ਦੇ ਸੋਮੇ ਉਸ ਅਕਾਲ ਪੁਰਖ ਨੂੰ ਮੈਂ ਆਪਣੀਆਂ ਅੱਖਾਂ ਨਾਲ ਵੇਖਣਾ ਚਹੁੰਦਾ ਹਾਂ, (ਇਸ ਵਾਸਤੇ) ਮੈਂ ਆਪਣਾ ਮਨ ਆਪਣੇ ਉਸ ਸੱਜਣ ਦੇ ਹਵਾਲੇ ਕਰਨ ਨੂੰ ਤਿਆਰ ਹਾਂ ਜਿਸ ਨੇ ਗੁਰੂ ਨੂੰ ਮਿਲ ਕੇ ਉਸ ਪ੍ਰਭੂ ਨੂੰ ਲੱਭ ਲਿਆ ਹੈ। ੨।

(ਹੇ ਪ੍ਰਭੂ!) ਜਿਸ ਜਿਸ ਮਨੁੱਖ ਨੇ ਤੇਰੇ ਨਾਲ ਸਾਂਝ ਪਾ ਲਈ ਹੈ, ਉਹ (ਸਭ) ਭਾਗਾਂ ਵਾਲੇ ਹਨ।

(ਹੇ ਭਾਈ !) ਪਰਮਾਤਮਾ ਸਭ ਜੀਵਾਂ ਦੇ ਅੰਦਰ ਵੱਸਦਾ ਹੈ (ਫਿਰ ਭੀ ਉਹ) ਨਿਰਲੇਪ ਹੈ ਤੇ ਵਾਸਨਾ-ਰਹਿਤ ਹੈ। (ਜਿਸ ਮਨੁੱਖ ਨੇ ਉਸ ਨਾਲ ਸਾਂਝ ਪਾਈ ਹੈ) ਸਾਧ ਸੰਗਤਿ ਵਿਚ ਰਹਿ ਕੇ ਉਸ ਨੇ ਸੰਸਾਰ-ਸਮੁੰਦਰ ਤਰ ਲਿਆ ਹੈ, ਉਸ ਨੇ (ਕਾਮਾਦਿਕ) ਸਾਰੇ ਵਿਕਾਰ ਆਪਣੇ ਵੱਸ ਵਿਚ ਕਰ ਲਏ ਹਨ। ੩।

(ਹੇ ਭਾਈ ! ਦੁਨੀਆ ਵਾਲਾ) ਮਾਣ ਛੱਡ ਕੇ (ਦੁਨੀਆ ਵਾਲਾ) ਤਾਣ ਛੱਡ ਕੇ (ਜੀਵਨ-ਰਾਹ ਵਿਚ) ਹਨੇਰਾ (ਪੈਦਾ ਕਰਨ ਵਾਲਾ ਮਾਇਆ ਦਾ) ਮੋਹ ਛੱਡ ਕੇ ਮੇਰਾ ਮਨ ਉਹਨਾਂ ਦੀ ਸਰਨ ਪੈਂਦਾ ਹੈ (ਜਿਨ੍ਹਾਂ ਨੇ ਸਾਰੇ ਦੂਤ ਵੱਸ ਕਰ ਲਏ ਹਨ, ਤੇ ਉਹਨਾਂ ਅੱਗੇ ਅਰਦਾਸ ਕਰਦਾ ਹੈ ਕਿ) ਮੈਨੂੰ ਨਾਨਕ ਨੂੰ (ਭੀ) ਉਸ ਅਪਹੁੰਚ ਅਥਾਹ ਪ੍ਰਭੂ ਦਾ ਨਾਮ ਦਾਨ (ਵਜੋਂ) ਦੇਹੋ। ੪। ੨੦। ੨੨।

**ਮਾਝ ਮਹਲਾ ੫ ॥** ਤੂੰ ਪੇਡੁ ਸਾਖ ਤੇਰੀ ਢੂਲੀ ॥ ਤੂੰ ਸੂਖਮੁ ਹੋਆ ਅਸਥੂਲੀ ॥ ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਭਾਲੀਐ ਜੀਉ ॥੧॥ ਤੂੰ ਸੂਤੁ ਮਣੀਏ ਭੀ ਤੂੰ ਹੈ ॥ ਤੂੰ ਗੰਠੀ ਮੇਰੁ ਸਿਰਿ ਤੂੰ ਹੈ ॥ ਆਦਿ ਮਧਿ ਅੰਤਿ ਪ੍ਰਭੂ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥੨॥ ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥ ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥ ਆਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥ ਤੂੰ ਠਾਕੁਰੁ ਸੇਵਕੁ ਢੁਨਿ ਆਪੇ ॥ ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥ ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ਜੀਉ ॥੪॥੨੧॥੨੮॥ {ਪੰਨਾ ੧੦੨}

**ਪਦ ਅਰਥ :-** ਪੇਡੁ-ਰੁੱਖ। ਸਾਖ-ਸਾਖਾਂ, ਟਾਹਣੀਆਂ। ਢੂਲੀ-ਢੁੱਟੀਆਂ ਹੋਈਆਂ। ਸੂਖਮੁ-{ਸੂਕਸm subtle, minute} ਅਦਿਸ਼ਟ। ਅਸਥੂਲ {ਸਥੂਲ-gross, coarse} ਦਿਸ਼ਟਮਾਨ ਜਗਤ। ਜਲਨਿਧਿ-ਸਮੁੰਦਰ। ਫੇਨੁ-ਝੱਗ। ਬੁਦਬੁਦਾ-ਬੁਲਬੁਲਾ। ੧।

ਸੂਤੁ-ਧਾਗਾ, ਡੋਰੀ। ਮਣੀਏ-ਮਣਕੇ। ਗੰਠੀ-ਗੰਢ। ਮੇਰੁ-ਸਿਰੇ ਦਾ ਮਣਕਾ। ਸਿਰਿ-(ਮਣਕਿਆਂ ਦੇ) ਸਿਰ ਉੱਤੇ! ਆਦਿ-ਮੁੱਢ ਵਿਚ। ਮਧਿ-ਵਿਚਕਾਰ। ਅੰਤਿ-ਅਖੀਰ ਵਿਚ। ੨।

ਨਿਰਗੁਣ-ਮਾਇਆ ਦੇ ਤਿੰਨ ਗੁਣਾਂ ਤੋਂ ਰਹਿਤ। ਸਰਗੁਣ-ਮਾਇਆ ਦੇ ਤਿੰਨ ਗੁਣਾਂ ਵਾਲਾ। ਨਿਰਬਾਣ-ਵਾਸਨਾ-ਰਹਿਤ। ਰਸੀਆ-ਆਨੰਦ ਲੈਣ ਵਾਲਾ, ਭੋਗਣ ਵਾਲਾ। ਰੰਗ-ਮਾਇਆ ਦੇ ਰੰਗ ਵਿਚ। ਸਮਾਲੀਐ-ਸੰਭਾਲਦਾ। ੩।

ਢੁਨਿ-ਫਿਰ, ਮੁੜ ਭੀ। ਆਪੇ-ਆਪ ਹੀ। ਪ੍ਰਭ-ਹੇ ਪ੍ਰਭੂ! ਇਕ ਭੋਰੀ-ਰਤਾ ਕੁ ਸਮਾ ਹੀ। ਨਿਹਾਲੀਐ-ਵੇਖੋ। ੪।

**ਅਰਥ :-** ਹੇ ਪ੍ਰਭੂ! ਤੂੰ (ਮਾਨੋ, ਇਕ) ਰੁੱਖ ਹੈਂ (ਇਹ ਸੰਸਾਰ ਤੈਂ-ਰੁੱਖ ਤੋਂ) ਢੁੱਟੀਆਂ ਹੋਈਆਂ ਤੇਰੀਆਂ ਟਾਹਣੀਆਂ ਹਨ। ਹੇ ਪ੍ਰਭੂ! ਤੂੰ ਅਦਿਸ਼ਟ ਹੈਂ (ਆਪਣੇ ਅਦਿਸ਼ਟ ਰੂਪ ਤੋਂ) ਦਿਸਦਾ ਜਗਤ ਬਣਿਆ ਹੈਂ। ਹੇ ਪ੍ਰਭੂ! ਤੂੰ (ਮਾਨੋ, ਇਕ) ਸਮੁੰਦਰ ਹੈਂ (ਇਹ ਸਾਰਾ ਜਗਤ ਪਸਾਰਾ, ਮਾਨੋ) ਝੱਗ ਤੇ ਬੁਲਬੁਲਾ (ਭੀ) ਤੂੰ ਆਪ ਹੀ ਹੈਂ। ਤੈਥੋਂ ਬਿਨਾ ਹੋਰ ਕੁਝ ਭੀ ਨਹੀਂ ਦਿਸਦਾ। ੧।

(ਇਹ ਸਾਰਾ ਜਗਤ-ਪਸਾਰਾ ਤੈਥੋਂ ਬਣਿਆ ਤੇਰਾ ਹੀ ਸਰੂਪ, ਮਾਨੋ, ਇਕ ਮਾਲਾ ਹੈ। ਉਸ ਮਾਲਾ ਦਾ) ਧਾਗਾ ਤੂੰ ਆਪ ਹੈਂ, ਮਣਕੇ ਭੀ ਤੂੰ ਹੈਂ, (ਮਣਕਿਆਂ ਉੱਤੇ) ਗੰਢ ਭੀ ਤੂੰ ਹੀ ਹੈਂ, (ਸਭ ਮਣਕਿਆਂ ਦੇ) ਸਿਰ ਉੱਤੇ ਮੇਰੁ-ਮਣਕਾ ਭੀ ਤੂੰ ਹੀ ਹੈਂ।

(ਹੇ ਭਾਈ !) (ਜਗਤ-ਰਚਨਾ ਦੇ) ਸੁਹੂ ਵਿਚ ਮੱਧ ਵਿਚ ਤੇ ਅੰਤ ਵਿਚ ਪ੍ਰਭੂ ਆਪ ਹੀ ਆਪ ਹੈ। ਉਸ ਤੋਂ ਬਿਨਾ ਹੋਰ ਕੋਈ ਨਹੀਂ ਦਿੱਤਾ। ੨।

ਹੇ ਪ੍ਰਭੂ ! ਤੂੰ (ਆਪਣੀ ਰਚੀ ਮਾਇਆ ਦੇ) ਤਿੰਨ ਗੁਣਾਂ ਤੋਂ ਪਰੇ ਹੈਂ, ਤਿੰਨਾਂ ਗੁਣਾਂ ਤੋਂ ਬਣਿਆ ਜਗਤ ਪਸਾਰਾ ਵੀ ਤੂੰ ਆਪ ਹੀ ਹੈਂ, ਸਭ ਜੀਵਾਂ ਨੂੰ ਸੁਖ ਦੇਣ ਵਾਲਾ ਭੀ ਤੂੰ ਹੀ ਹੈਂ। ਤੂੰ ਵਾਸਨਾ ਰਹਿਤ ਹੈਂ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਰਸਾਂ ਦੇ ਭੋਗਣ ਵਾਲਾ ਭੀ ਹੈਂ ਤੇ ਰਸਾਂ ਦੇ ਪਿਆਰ ਵਿਚ ਮਸਤ ਭੀ ਹੈਂ। ਹੇ ਪ੍ਰਭੂ ! ਇਹ ਆਪਣੇ ਖੇਡ-ਤਮਾਸੇ ਤੂੰ ਆਪ ਹੀ ਜਾਣਦਾ ਹੈਂ। ਤੂੰ ਆਪ ਹੀ ਸਾਰੀ ਸੰਭਾਲ ਭੀ ਕਰ ਰਿਹਾ ਹੈਂ। ੩।

ਹੇ ਪ੍ਰਭੂ ! ਮਾਲਕ ਭੀ ਤੂੰ ਹੈਂ ਤੇ ਸੇਵਕ ਭੀ ਤੂੰ ਆਪ ਹੀ ਹੈਂ। ਹੇ ਪ੍ਰਭੂ ! (ਸਾਰੇ ਸੰਸਾਰ ਵਿਚ) ਤੂੰ ਲੁਕਿਆ ਹੋਇਆ ਭੀ ਹੈਂ ਤੇ (ਸੰਸਾਰ-ਰੂਪ ਹੋ ਕੇ) ਤੂੰ ਪ੍ਰਤੱਖ ਭੀ ਦਿੱਤ ਰਿਹਾ ਹੈਂ।

ਹੇ ਨਾਨਕ ! (ਆਖ-ਤੇਰਾ ਇਹ) ਦਾਸ ਸਦਾ ਤੇਰੇ ਗੁਣ ਗਾਂਦਾ ਹੈ। ਰਤਾ ਕੁ ਸਮਾ ਹੀ (ਇਸ ਦਾਸ ਵਲ) ਮਿਹਰ ਦੀ ਨਿਗਾਹ ਨਾਲ ਵੇਖ। ੪। ੨੧। ੨੮।

ਮਾਝ ਮਹਲਾ ੫ ॥ ਸਫਲੁ ਸੁ ਬਾਣੀ ਜਿਤੁ ਨਾਮੁ ਵਖਾਣੀ ॥ ਗੁਰ ਪਰਸਾਦਿ ਕਿਨੈ ਵਿਰਲੈ ਜਾਣੀ ॥ ਧੰਨੁ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥੧॥ ਸੇ ਨੇਤ੍ਰੁ ਪਰਵਾਣੁ ਜਿਨੀ ਦਰਸਨੁ ਪੇਖਾ ॥ ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ ॥ ਸੇ ਚਰਣ ਸੁਹਾਵੇ ਜੋ ਹਰਿ ਮਾਰਗਿ ਚਲੇ ਹਉ ਬਲਿ ਤਿਨ ਸੰਗਿ ਪਛਾਣਾ ਜੀਉ ॥੨॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਾਧ ਸੰਗਿ ਖਿਨ ਮਾਹਿ ਉਧਾਰੇ ॥ ਕਿਲਵਿਖ ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥੩॥ ਦੁਇ ਕਰ ਜੋੜਿ ਇਕੁ ਬਿਨਉ ਕਰੀਜੈ ॥ ਕਰਿ ਕਿਰਪਾ ਢੁਬਦਾ ਪਥਰੁ ਲੀਜੈ ॥ ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਪ੍ਰਭ ਨਾਨਕ ਮਨਿ ਭਾਣਾ ਜੀਉ ॥੪॥੨੨॥੨੯॥ {ਪੰਨਾ ੧੦੩}

**ਪਦ ਅਰਥ :-** ਸਫਲੁ-ਫਲ ਦੇਣਾ ਵਾਲਾ, ਲਾਭਦਾਇਕ। ਜਿਤੁ-ਜਿਸ (ਬਾਣੀ) ਦੀ ਰਾਹੀਂ। ਵਖਾਣੀ-ਵਖਾਣਿਆ, ਉਚਾਰਿਆ। ਪਰਸਾਦਿ-ਕਿਰਪਾ ਨਾਲ। ਕਿਨੈ-ਕਿਸੇ ਨੇ। ਜਾਣੀ-ਸਾਂਝ ਪਾਈ। ਧੰਨੁ-ਭਾਗਾਂ ਵਾਲਾ {ਧਨ੍ਯ}। ਜਿਤੁ-ਜਿਸ (ਵੇਲੇ) ਵਿਚ। ਪਰਵਾਨਾ-ਕਬੂਲ। ਆਏ-ਜਗਤ ਵਿਚ ਜਨਮੇ। ਤੇ-ਉਹ ਬੰਦੇ। ੧।

ਸੇ ਨੇਤ੍ਰੁ-ਉਹ ਅੱਖਾਂ {ਬਹੁ-ਵਚਨ}। ਪਰਵਾਣੁ-{ਪ੍ਰਮਾਣ-Authority} ਮੰਨਿਆ ਪ੍ਰਮੰਨਿਆ ਮਿਆਰ। ਪੇਖਾ-ਵੇਖਿਆ। ਕਰ-ਹੱਥ {ਬਹੁ-ਵਚਨ}। ਕਰੁ-ਹੱਥ (ਇਕ-ਵਚਨ)। ਜਸੁ-ਸਿਫਤਿ-ਸਾਲਾਹ। ਲੇਖਾ-ਲਿਖੀ। ਮਾਰਗਿ-ਰਸਤੇ ਉੱਤੇ। ਹਉ-ਮੈਂ। ਬਲਿ-ਕੁਰਬਾਨ। ੨।

ਸਾਜਨ-ਹੇ ਸੱਜਣ ! ਖਿਨ ਮਾਹਿ-ਇਕ ਖਿਨ ਵਿਚ {ਕਣ-A moment}। ਕਿਲਵਿਖ-ਪਾਪ। ੩।

ਦੁਇ ਕਰ-ਦੋਵੇਂ ਹੱਥ। ਬਿਨਉ-ਬੇਨਤੀ {ਵਿਨਿਯ। ਪੁਲਿੰਗ}। ਪਥਰੁ-ਕਠੋਰ-ਚਿੱਤ। ਪ੍ਰਭ-ਪ੍ਰਭੂ ਜੀ। ੪।

**ਅਰਥ :-** (ਹੇ ਭਾਈ !) ਉਸ ਬਾਣੀ ਨੂੰ ਪੜ੍ਹਨਾ ਲਾਭਦਾਇਕ ਉੱਦਮ ਹੈ, ਜਿਸ ਬਾਣੀ ਦੀ ਰਾਹੀਂ ਕੋਈ ਮਨੁੱਖ ਪਰਮਾਤਮਾ ਦਾ ਨਾਮ ਉਚਾਰਦਾ ਹੈ। (ਪਰ) ਗੁਰੂ ਦੀ ਕਿਰਪਾ ਨਾਲ ਕਿਸੇ ਵਿਰਲੇ ਮਨੁੱਖ ਨੇ (ਅਜੇਹੀ ਬਾਣੀ ਨਾਲ) ਸਾਂਝ ਪਾਈ ਹੈ। (ਹੇ ਭਾਈ !) ਉਹ ਵੇਲਾ ਭਾਗਾਂ ਵਾਲਾ ਜਾਣੇ, ਜਿਸ ਵੇਲੇ ਪਰਮਾਤਮਾ ਦੇ ਗੁਣ

ਗਾਏ ਜਾਣ ਤੇ ਸੁਣੇ ਜਾਣ। ਜਗਤ-ਵਿਚ-ਜਨਮੇ ਉਹੀ ਮਨੁੱਖ ਮਨੁੱਖਾ ਮਿਆਰ ਵਿਚ ਪੂਰੇ ਗਿਣੇ ਜਾਂਦੇ ਹਨ (ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਤੇ ਸੁਣਦੇ ਹਨ)। ੧।

ਉਹੀ ਅੱਖਾਂ ਇਨਸਾਨੀ ਅੱਖਾਂ ਅਖਵਾਣ ਦੇ ਜੋਗ ਹਨ, ਜਿਨ੍ਹਾਂ ਨੇ ਪਰਮਾਤਮਾ ਦਾ ਦਰਸਨ ਕੀਤਾ ਹੈ। ਉਹ ਹੱਥ ਚੰਗੇ ਹਨ ਜਿਨ੍ਹਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਲਿਖੀ ਹੈ। ਉਹ ਪੈਰ ਸੁਖ ਦੇਣ ਵਾਲੇ ਹਨ, ਜੇਹੜੇ ਪਰਮਾਤਮਾ ਦੇ (ਮਿਲਾਪ ਦੇ) ਰਾਹ ਉੱਤੇ ਤੁਰਦੇ ਹਨ। ਮੈਂ ਉਹਨਾਂ (ਅੱਖਾਂ ਹੱਥਾਂ ਪੈਰਾਂ) ਤੋਂ ਸਦਕੇ ਜਾਂਦਾ ਹਾਂ। ਇਹਨਾਂ ਦੀ ਸੰਗਤਿ ਵਿਚ ਪਰਮਾਤਮਾ ਨਾਲ ਸਾਂਝ ਪੈ ਸਕਦੀ ਹੈ। ੨।

ਹੇ ਮੇਰੇ ਪਿਆਰੇ ਮਿਤ੍ਰ ਪ੍ਰਭੂ! ਸੱਜਣ-ਪ੍ਰਭੂ! (ਮੇਰੀ ਬੇਨਤੀ) ਸੁਣ (ਮੈਨੂੰ ਸਾਧ ਸੰਗਤਿ ਦੇਹ) ਸਾਧ ਸੰਗਤਿ ਵਿਚ ਰਿਹਾਂ ਇਕ ਖਿਨ ਵਿਚ ਹੀ (ਪਾਪਾਂ ਵਿਕਾਰਾਂ ਤੋਂ) ਬਚ ਜਾਈਦਾ ਹੈ। (ਜੇਹੜਾ ਮਨੁੱਖ ਸਾਧ ਸੰਗਤਿ ਵਿਚ ਰਹਿੰਦਾ ਹੈ) ਸਾਰੇ ਪਾਪ ਕੱਟ ਕੇ ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ। ਉਸ ਦੇ ਜਨਮ ਮਰਨ ਦੇ ਗੇੜ ਮਿਟ ਜਾਂਦੇ ਹਨ। ੩।

(ਹੇ ਭਾਈ!) ਦੋਵੇਂ ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੇ) ਇਕ (ਇਹ) ਅਰਦਾਸ ਕਰਨੀ ਚਾਹੀਦੀ ਹੈ (ਕਿ ਹੇ ਪ੍ਰਭੂ!) ਮਿਹਰ ਕਰ ਕੇ (ਵਿਕਾਰਾਂ ਦੇ ਸਮੁੰਦਰ ਵਿਚ) ਡੱਬ ਰਹੇ ਮੈਨੂੰ ਕਠੋਰ-ਚਿੱਤ ਨੂੰ ਬਚਾ ਲੈ। (ਹੇ ਭਾਈ! ਇਹ ਅਰਦਾਸਾਂ ਸੁਣ ਕੇ) ਪ੍ਰਭੂ ਜੀ ਮੈਂ ਨਾਨਕ ਉੱਤੇ ਦਇਆਵਾਨ ਹੋ ਗਏ ਹਨ, ਤੇ ਪ੍ਰਭੂ ਜੀ ਨਾਨਕ ਦੇ ਮਨ ਵਿਚ ਪਿਆਰੇ ਲੱਗਣ ਲੱਗ ਪਏ ਹਨ। ੪। ੨੨। ੨੯।

**ਮਾਝ ਮਹਲਾ ੫ ॥ ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ॥ ਸੁਣਿ ਸੁਣਿ ਹੋਵੈ ਪਰਮ ਗਤਿ ਮੇਰੀ ॥ ਜਲਨਿ ਬੁਝੀ ਸੀਤਲੁ ਹੋਇ ਮਨੁਆ ਸਤਿਗੁਰ ਕਾ ਦਰਸਨੁ ਪਾਏ ਜੀਉ ॥੧॥ ਸੂਖੁ ਭਇਆ ਦੁਖੁ ਦੂਖਿ ਪਰਾਨਾ ॥ ਸੰਤ ਰਸਨ ਹਰਿਨਾਮੁ ਵਖਾਨਾ ॥ ਜਲ ਥਲ ਨੀਰਿ ਭਰੇ ਸਰ ਸੁਭਰ ਬਿਰਬਾ ਕੋਇ ਨ ਜਾਏ ਜੀਉ ॥੨॥ ਦਇਆ ਧਾਰੀ ਤਿਨਿ ਸਿਰਜਨਹਾਰੇ ॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਮਿਹਰਵਾਨ ਕਿਰਪਾਲ ਦਇਆਲਾ ਸਗਲੇ ਤ੍ਰਿਪਤਿ ਅਘਾਏ ਜੀਉ ॥੩॥ ਵਣੁ ਤ੍ਰਿਣੁ ਤ੍ਰਿਭਵਣੁ ਕੀਤੋਨੁ ਹਰਿਆ ॥ ਕਰਣਹਾਰਿ ਖਿਨ ਭੀਤਰਿ ਕਰਿਆ ॥ ਗੁਰਮੁਖਿ ਨਾਨਕ ਤਿਸੈ ਅਰਾਏ ਮਨ ਕੀ ਆਸ ਪੁਜਾਏ ਜੀਉ ॥੪॥੨੩॥੨੦॥ {ਪੰਨਾ ੧੦੩}**

**ਪਦ ਅਰਥ :-** ਅੰਮ੍ਰਿਤ-ਆਤਮਕ ਜੀਵਨ ਦੇਣ ਵਾਲੀ। ਹਰਿ-ਹੇ ਹਰੀ! ਸੁਣਿ-ਸੁਣ ਕੇ। ਸੁਣਿ ਸੁਣਿ-ਮੁੜ ਮੁੜ ਸੁਣ ਕੇ। ਪਰਮ ਗਤਿ-ਸਭ ਤੋਂ ਉੱਚੀ ਆਤਮਕ ਅਵਸਥਾ। ਜਲਨਿ-ਸੜਨ। ਸੀਤਲੁ-ਠੰਡਾ, ਸ਼ਾਂਤ। ਪਾਏ-ਪਾਇ, ਪਾ ਕੇ। ੧।

ਪਰਾਨਾ-ਪਲਾਨਾ, ਦੌੜ ਗਿਆ। ਰਸਨ-ਜੀਭ। ਸੰਤ ਰਸਨ-ਗੁਰੂ ਦੀ ਜੀਭ ਨੇ। ਵਖਾਨਾ-ਉਚਾਰਿਆ। ਨੀਰਿ-ਪਾਣੀ ਨਾਲ। ਜਲ ਥਲ-ਟੋਏ ਟਿੱਬੇ। ਸਰ-ਤਾਲਾਬ। ਸੁਭਰ-ਨਕਾ-ਨਕ। ਬਿਰਬਾ-ਖਾਲੀ, ਸੱਖਣਾ। ੨।

ਤਿਨਿ-ਉਸ ਨੇ। ਸਿਰਜਨਹਾਰੇ-ਸਿਰਜਨਹਾਰਿ, ਸਿਰਜਨਹਾਰ ਨੇ। ਪ੍ਰਤਿਪਾਰੇ-ਰੱਖਿਆ ਕੀਤੀ। ਸਗਲੇ-ਸਾਰੇ। ਤ੍ਰਿਪਤਿ ਅਘਾਏ-ਪੂਰਨ ਤੌਰ ਤੇ ਰੱਜ ਗਏ। ੩।

ਵਣੁ-ਜੰਗਲ। ਤ੍ਰਿਣੁ-ਘਾਹ ਦਾ ਤੀਲਾ। ਕੀਤੋਨੁ-ਕੀਤਾ ਉਨਿ, ਉਸ ਨੇ ਕਰ ਦਿੱਤਾ। ਕਰਣਹਾਰਿ-ਕਰਨਹਾਰ ਨੇ। ਗੁਰਮੁਖਿ-ਗੁਰੂ ਦੀ ਸਰਨ ਪੈ ਕੇ। ਤਿਸੈ-ਉਸ ਪ੍ਰਭੂ ਨੂੰ। ੪।

**ਅਰਥ :-** ਹੇ ਹਗੀ। ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ (ਆਤਮਕ ਮੌਤ ਤੋਂ ਬਚਾਣ ਵਾਲੀ ਹੈ), (ਗੁਰੂ ਦੀ ਉਚਾਰੀ ਹੋਈ ਇਹ ਬਾਣੀ) ਮੁੜ ਮੁੜ ਸੁਣ ਕੇ ਮੇਰੀ ਉੱਚੀ ਆਤਮਕ ਅਵਸਥਾ ਬਣਦੀ ਜਾ ਰਹੀ ਹੈ। ਗੁਰੂ ਦਾ ਦਰਸਨ ਕਰ ਕੇ (ਤ੍ਰਿਸ਼ਨਾ ਈਰਖਾ ਆਦਿਕ ਦੀ) ਸੜਨ ਬੁੱਝ ਜਾਂਦੀ ਹੈ ਤੇ ਮਨ ਠੰਢਾ-ਠਾਰ ਹੋ ਜਾਂਦਾ ਹੈ। ੧।

ਗੁਰੂ ਦੀ ਜੀਭ ਨੇ (ਜਦੋਂ) ਪਰਮਾਤਮਾ ਦਾ ਨਾਮ ਉਚਾਰਿਆ (ਜਿਸ ਨੇ ਉਸ ਨੂੰ ਸੁਣਿਆ ਉਸ ਦੇ ਅੰਦਰ) ਆਤਮਕ ਆਨੰਦ ਪੈਦਾ ਹੋ ਗਿਆ (ਉਸ ਦਾ) ਦੁੱਖ ਦੂਰ ਭੱਜ ਗਿਆ। (ਜਿਵੇਂ ਵਰਖਾ ਹੋਣ ਨਾਲ) ਟੋਏ ਟਿੱਬੇ ਤਾਲਾਬ (ਸਭ) ਪਾਣੀ ਨਾਲ ਨਕਾ-ਨਕ ਭਰ ਜਾਂਦੇ ਹਨ (ਤਿਵੇਂ ਗੁਰੂ ਦੇ ਦਰ ਤੇ ਪ੍ਰਭੂ-ਨਾਮ ਦੀ ਵਰਖਾ ਹੁੰਦੀ ਹੈ ਤੇ ਜੇਹੜੇ ਵਡਭਾਗੀ ਮਨੁੱਖ ਗੁਰੂ ਦੀ ਸਰਨ ਆਉਂਦੇ ਹਨ ਉਹਨਾਂ ਦਾ ਮਨ ਉਹਨਾਂ ਦੇ ਗਿਆਨ-ਇੰਦ੍ਰੇ ਸਭ ਨਾਮ-ਜਲ ਨਾਲ ਨਕਾ-ਨਕ ਭਰ ਜਾਂਦੇ ਹਨ। ਗੁਰੂ ਦੇ ਦਰ ਤੇ ਆਇਆਂ ਕੋਈ ਮਨੁੱਖ (ਨਾਮ-ਅੰਮ੍ਰਿਤ ਤੋਂ) ਸੱਖਣਾ ਨਹੀਂ ਜਾਂਦਾ। ੨।

ਉਸ ਸਿਰਜਨਹਾਰ ਪ੍ਰਭੂ ਨੇ (ਮਿਹਰ ਕੀਤੀ) (ਤੇ ਗੁਰੂ ਘੱਲਿਆ, ਇਸ ਤਰ੍ਹਾਂ ਉਸ ਨੇ ਸਿਸ਼ਟੀ ਦੇ) ਸਾਰੇ ਜੀਵਾਂ ਦੀ (ਵਿਕਾਰਾਂ ਤੋਂ) ਰਾਖੀ (ਦੀ ਵਿਚਿੰਤ) ਕੀਤੀ। ਮਿਹਰਵਾਨ ਕਿਰਪਾਲ ਦਇਆਵਾਨ (ਪਰਮਾਤਮਾ ਦੀ ਮਿਹਰ ਨਾਲ ਗੁਰੂ ਦੀ ਸਰਨ ਆਏ) ਸਾਰੇ ਜੀਵ (ਮਾਇਆ ਦੀ ਤ੍ਰੇਹ ਭੁੱਖ ਵਲੋਂ) ਪੂਰਨ ਤੌਰ ਤੇ ਰੱਜ ਗਏ। ੩।

(ਜਿਵੇਂ ਜਦੋਂ) ਜਗਤ ਦੇ ਪੈਦਾ ਕਰਨ ਵਾਲੇ ਪ੍ਰਭੂ ਨੇ (ਵਰਖਾ ਕੀਤੀ ਤਾਂ) ਇਕ ਪਲ ਵਿਚ ਹੀ ਜੰਗਲ ਘਾਹ ਤੇ ਸਾਰਾ ਤ੍ਰਿਵਨੀ ਜਗਤ ਹਰਾ ਕਰ ਦਿੱਤਾ (ਤਿਵੇਂ ਉਸ ਦਾ ਭੇਜਿਆ ਗੁਰੂ ਨਾਮ ਦੀ ਵਰਖਾ ਕਰਦਾ ਹੈ, ਗੁਰੂ-ਦਰ ਤੇ ਆਏ ਬੰਦਿਆਂ ਦੇ ਹਿਰਦੇ ਨਾਮ-ਜਲ ਨਾਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ)। ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜੇਹੜਾ ਮਨੁੱਖ ਉਸ ਪਰਮਾਤਮਾ ਨੂੰ ਸਿਮਰਦਾ ਹੈ, ਪਰਮਾਤਮਾ ਉਸ ਦੇ ਮਨ ਦੀ ਆਸ ਪੂਰੀ ਕਰ ਦੇਂਦਾ ਹੈ (ਦੁਨੀਆ ਦੀਆਂ ਆਸਾ-ਤ੍ਰਿਸ਼ਨਾ ਵਿਚ ਭਟਕਣੋਂ ਉਸ ਨੂੰ ਬਚਾ ਲੈਂਦਾ ਹੈ)। ੪। ੨੩। ੩੦।

ਮਾਝ ਮਹਲਾ ੫ ॥ ਤੂੰ ਮੇਰਾ ਪਿਤਾ ਤੂੰ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਬਾਈ ਤਾ ਭਉ ਕੇਹਾ ਕਾੜਾ ਜੀਉ ॥੧॥ ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥ ਤੂੰ ਮੇਰੀ ਓਟ ਤੂੰ ਹੈ ਮੇਰਾ ਮਾਣਾ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥ ਜੀਅ ਜੰਤ ਸਭਿ ਤੁਧੁ ਉਪਾਏ ॥ ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥ ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥ ਨਾਮੁ ਧਿਆਇ ਮਹਾ ਸੁਖੁ ਪਾਇਆ ॥ ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥ ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥ {ਪੰਨਾ ੧੦੩}

**ਪਦ ਅਰਥ :-** ਬੰਧਪੁ-ਸਨਬੰਧੀ, ਰਿਸ਼ਤੇਦਾਰ। ਬਾਈ-ਬਾਈਂ, ਬਾਵਾਂ ਤੇ। ਕਾੜਾ-ਚਿੰਤਾ। ੧।

ਤੇ-ਤੋਂ, ਨਾਲ। ਤੁਧੁ-ਤੈਨੂੰ। ਪਛਾਣਾ-ਮੈਂ ਪਛਾਣਦਾ ਹਾਂ, ਮੈਂ ਸਾਂਝ ਪਾਂਦਾ ਹਾਂ। ਓਟ-ਆਸਰਾ। ਅਵਰੁ-ਹੋਰ। ਅਖਾੜਾ-ਪਿੜ, ਜਿਥੇ ਪਹਿਲਵਾਨ ਕੁਸਤੀਆਂ ਕਰਦੇ ਹਨ। ੨।

ਸਭਿ-ਸਾਰੇ। ਤੁਧੁ-ਤੂੰ ਹੀ। ਉਪਾਏ-ਪੈਦਾ ਕੀਤੇ ਹਨ। ਜਿਤੁ-ਜਿਸ ਪਾਸੇ ਜਿਸ (ਕੰਮ) ਵਿਚ। ਭਾਣਾ-ਤੈਨੂੰ ਚੰਗਾ ਲੱਗਾ। ਤਿਤੁ-ਉਸ (ਕੰਮ) ਵਿਚ। ਅਸਾੜਾ-ਸਾਡਾ। ੩।

ਧਿਆਇ-ਸਿਮਰ ਕੇ। ਸੀਤਲਾਇਆ-ਠੰਦਾ ਹੋ ਗਿਆ। ਗੁਰਿ ਪੂਰੈ-ਪੂਰੇ ਗੁਰੂ ਦੀ ਰਾਹੀਂ। ਵਾਧਾਈ-ਆਤਮਕ ਤੌਰ ਤੇ ਵਧਣ ਫੁਲਣ ਦੀ ਅਵਸਥਾ, ਉਤਸ਼ਾਹ। ਵਜੀ ਵਾਧਾਈ-ਉਤਸ਼ਾਹ ਦੀ ਹਾਲਤ ਪ੍ਰਬਲ ਹੋ ਰਹੀ ਹੈ (ਜਿਵੇਂ ਢੋਲ ਵੱਜਦਾ ਹੈ ਤੇ ਹੋਰ ਨਿੱਕੇ ਮੌਟੇ ਖੜਕ ਸੁਣੇ ਨਹੀਂ ਜਾਂਦੇ)। ਬਿਖਾੜਾ-ਬਿਖਮ ਅਖਾੜਾ, ਔਖੀ ਕੁਸ਼ਤੀ। ੪।

**ਅਰਥ** :- ਹੇ ਪ੍ਰਭੂ! ਤੂੰ ਮੇਰਾ ਪਿਉ (ਦੇ ਥਾਂ) ਹੈਂ ਤੂੰ ਹੀ ਮੇਰਾ ਮਾਂ (ਦੇ ਥਾਂ) ਹੈ, ਤੂੰ ਮੇਰਾ ਰਿਸ਼ਤੇਦਾਰ ਹੈਂ ਤੂੰ ਹੀ ਮੇਰਾ ਭਰਾ ਹੈਂ। (ਹੇ ਪ੍ਰਭੂ! ਜਦੋਂ) ਤੂੰ ਹੀ ਸਭ ਥਾਵਾਂ ਤੇ ਮੇਰਾ ਰਾਖਾ ਹੈਂ, ਤਾਂ ਕੋਈ ਡਰ ਮੈਨੂੰ ਪੋਹ ਨਹੀਂ ਸਕਦਾ, ਕੋਈ ਚਿੰਤਾ ਮੇਰੇ ਉੱਤੇ ਜ਼ੋਰ ਨਹੀਂ ਪਾ ਸਕਦੀ। ੧।

(ਹੇ ਪ੍ਰਭੂ!) ਤੇਰੀ ਮਿਹਰ ਨਾਲ ਹੀ ਮੈਂ ਤੇਰੇ ਨਾਲ ਡੂੰਘੀ ਸਾਂਝ ਪਾ ਸਕਦਾ ਹਾਂ। ਤੂੰ ਹੀ ਮੇਰਾ ਆਸਰਾ ਹੈਂ, ਤੂੰ ਹੀ ਮੇਰਾ ਫਖਰ ਦਾ ਥਾਂ ਹੈਂ। ਤੈਬੋਂ ਬਿਨਾ ਤੇਰੇ ਵਰਗਾ ਹੋਰ ਕੋਈ ਨਹੀਂ ਹੈ। ਇਹ ਜਗਤ ਤਮਾਸਾ ਇਹ ਜਗਤ ਅਖਾੜਾ ਤੇਰਾ ਹੀ ਬਣਾਇਆ ਹੋਇਆ ਹੈ। ੨।

(ਹੇ ਪ੍ਰਭੂ!) ਜਗਤ ਦੇ ਸਾਰੇ ਜੀਅ ਜੰਤ ਤੂੰ ਹੀ ਪੈਦਾ ਕੀਤੇ ਹਨ, ਜਿਸ ਜਿਸ ਕੰਮ ਵਿਚ ਤੇਰੀ ਰਜ਼ਾ ਹੋਈ ਤੂੰ ਉਸ ਉਸ ਕੰਮ ਵਿਚ (ਸਾਰੇ ਜੀਅ ਜੰਤ) ਲਾਏ ਹੋਏ ਹਨ। (ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਕੀਤਾ ਹੋ ਰਿਹਾ ਹੈ, ਸਾਡਾ ਜੀਵਾਂ ਦਾ ਕੋਈ ਜ਼ੋਰ ਨਹੀਂ ਚੱਲ ਸਕਦਾ। ੩।

(ਹੇ ਭਾਈ!) ਪਰਮਤਮਾ ਦਾ ਨਾਮ ਸਿਮਰ ਕੇ ਮੈਂ ਬੜਾ ਆਤਮਕ ਆਨੰਦ ਹਾਸਲ ਕੀਤਾ ਹੈ। ਪਰਮਤਮਾ ਦੇ ਗੁਣ ਗਾ ਕੇ ਮੇਰਾ ਮਨ ਠੰਦਾ-ਠਾਰ ਹੋ ਗਿਆ ਹੈ। ਹੇ ਨਾਨਕ! (ਆਖ-) ਪੂਰੇ ਗੁਰੂ ਦੀ ਰਾਹੀਂ (ਮੇਰੇ ਅੰਦਰ) ਆਤਮਕ ਉਤਸ਼ਾਹ ਦਾ (ਮਾਨੋ) ਢੋਲ ਵੱਜ ਪਿਆ ਹੈ ਤੇ ਮੈਂ (ਵਿਕਾਰਾਂ ਨਾਲ ਹੋ ਰਿਹਾ) ਔਖਾ ਘੋਲ ਜਿੱਤ ਲਿਆ ਹੈ। ੪। ੨੪। ੩੧।

**ਮਾਝ ਮਹਲਾ ੫ ॥** ਜੀਅ ਪ੍ਰਾਣ ਪ੍ਰਭ ਮਨਹਿ ਅਧਾਰਾ ॥ ਭਗਤ ਜੀਵਹਿ ਗੁਣ ਗਾਇ ਅਪਾਰਾ ॥ ਗੁਣਨਿਧਾਨੁ ਅੰਮ੍ਰਿਤੁ ਹਰਿਨਾਮਾ ਹਰਿ ਧਿਆਇ ਧਿਆਇ ਸੁਖੁ ਪਾਇਆ ਜੀਉ ॥੧॥ ਮਨਸਾ ਧਾਰਿ ਜੋ ਘਰ ਤੇ ਆਵੈ ॥ ਸਾਧਸੰਗਿ ਜਨਮ ਮਰਣੁ ਮਿਟਾਵੈ ॥ ਆਸ ਮਨੋਰਥੁ ਪੂਰਨ ਹੋਵੈ ਭੇਟਤ ਗੁਰ ਦਰਸਾਇਆ ਜੀਉ ॥੨॥ ਅਗਮ ਅਗੋਚਰ ਕਿਛੁ ਮਿਤਿ ਨਹੀਂ ਜਾਨੀ ॥ ਸਾਧਿਕ ਸਿਧ ਧਿਆਵਹਿ ਗਿਆਨੀ ॥ ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ ਹੀ ਮਹਿ ਪ੍ਰਗਟਾਇਆ ਜੀਉ ॥੩॥ ਅਨਦ ਮੰਗਲ ਕਲਿਆਣ ਨਿਧਾਨਾ ॥ ਸੁਖੁ ਸਹਜ ਹਰਿ ਨਾਮੁ ਵਖਾਨਾ ॥ ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥੪॥੨੫॥੩੨॥ {ਪੰਨਾ ੧੦੩}

**ਪਦ ਅਰਥ** :- ਜੀਅ-ਜਿੰਦ ਦਾ {ਜੀਉ-ਜਿੰਦ}। ਮਨਹਿ-ਮਨ ਦਾ। ਅਧਾਰਾ-ਆਸਰਾ। ਜੀਵਹਿ-ਆਤਮਕ ਜੀਵਨ ਪ੍ਰਾਪਤ ਕਰਦੇ ਹਨ। ਗਾਇ-ਗਾ ਕੇ। ਅਪਾਰਾ-ਬੇਅੰਤ ਪ੍ਰਭੂ ਦੇ ਗੁਣ। ਨਿਧਾਨੁ-ਗੁਣਾਂ ਦਾ ਖੜਾਨਾ। ਅੰਮ੍ਰਿਤ-ਆਤਮਕ ਮੌਤ ਤੋਂ ਬਚਾਣ ਵਾਲਾ।

ਮਨਸਾ-{ਮਨੀਥਾ} ਤਾਂਘ। ਧਾਰਿ-ਧਾਰ ਕੇ, ਕਰ ਕੇ। ਤੇ-ਤੋਂ। ਸਾਧਸੰਗਿ-ਸਾਧ ਸੰਗਤਿ ਵਿਚ। ਭੇਟਤ-ਮਿਲਿਆਂ। ੨।

ਮਿਤਿ-{ਮਾ-ਮਿਣਨਾ} ਮਾਪ, ਅੰਦਾਜ਼ਾ, ਵੱਡੱਪਣ ਦਾ ਅੰਦਾਜ਼ਾ। ਸਾਧਿਕ-ਸਾਧਨਾ ਕਰਨ ਵਾਲੇ। ਸਿਧ-ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਖੁਦੀ-ਹਉਮੈ, ਖੁਦੀ। ਚੂਕਾ-ਮੁੱਕ ਗਿਆ। ਭੋਲਾਵਾ-ਭੁਲੇਖਾ। ਗੁਰਿ-ਗੁਰੂ ਨੇ। ਮਹਿ-ਵਿਚ। ੩।

ਕਲਿਆਣ-ਖੁਸ਼ੀ, ਵਡ ਭਾਗਤਾ। ਵਖਾਨਾ-ਉਚਾਰਿਆ। ਘਰਿ ਮਹਿ-ਹਿਰਦੇ ਵਿਚ। ੪।

**ਅਰਥ** :- ਪਰਮਾਤਮਾ (ਭਗਤ ਜਨਾਂ ਦੀ) ਜਿੰਦ ਦਾ, ਪ੍ਰਾਣਾਂ ਦਾ, ਮਨ ਦਾ, ਆਸਰਾ ਹੈ। ਭਗਤ ਬੇਅੰਤ ਪ੍ਰਭੂ ਦੇ ਗੁਣ ਗਾ ਕੇ ਆਤਮਕ ਜਿੰਦਗੀ ਹਾਸਲ ਕਰਦੇ ਹਨ। ਪਰਮਾਤਮਾ ਨਾਮ ਦਾ ਗੁਣਾਂ ਦਾ ਖੜਾਨਾ ਹੈ, ਪਰਮਾਤਮਾ ਦਾ ਨਾਮ ਆਤਮਕ ਮੌਤ ਤੋਂ ਬਚਾਣ ਵਾਲਾ ਹੈ। ਭਗਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣਦੇ ਹਨ। ੧।

ਜੋਹੜਾ ਮਨੁੱਖ (ਪਰਮਾਤਮਾ ਦੇ ਮਿਲਾਪ ਦੀ) ਤਾਂਘ ਕਰ ਕੇ ਘਰੋਂ ਤੁਰਦਾ ਹੈ ਉਹ ਸਾਧ ਸੰਗਤਿ ਵਿਚ ਆ ਕੇ (ਪ੍ਰਭੂ-ਨਾਮ ਦੀ ਬਰਕਤਿ ਨਾਲ) ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ। (ਸਾਧ ਸੰਗਤਿ ਵਿਚ) ਗੁਰੂ ਦਾ ਦਰਸਨ ਕਰ ਕੇ ਉਸ ਦੀ ਇਹ ਆਸ ਪੂਰੀ ਹੋ ਜਾਂਦੀ ਹੈ, ਉਸ ਦਾ ਇਹ ਮਨੋਰਥ ਸਿਰੇ ਚੜ੍ਹ ਜਾਂਦਾ ਹੈ। ੨।

ਜੋਗ-ਸਾਧਨਾਂ ਕਰਨ ਵਾਲੇ ਜੋਗੀ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਗਿਆਨ-ਵਾਨ ਬੰਦੇ ਸਮਾਧੀਆਂ ਲਾਂਦੇ ਹਨ, ਪਰ ਕੋਈ ਮਨੁੱਖ ਇਹ ਪਤਾ ਨਹੀਂ ਕਰ ਸਕਿਆ ਕਿ ਉਹ ਅਪਹੁੰਚ ਪ੍ਰਭੂ ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਪ੍ਰਭੂ ਕੇਡਾ ਵੱਡਾ ਹੈ। (ਗੁਰੂ ਦੀ ਸਰਨ ਪੈ ਕੇ) ਜਿਸ ਮਨੁੱਖ ਦੀ ਹਉਮੈ ਦੂਰ ਹੋ ਜਾਂਦੀ ਹੈ, ਜਿਸ ਮਨੁੱਖ ਦਾ (ਆਪਣੀ ਤਾਕਤ ਆਦਿਕ ਦਾ) ਭੁਲੇਖਾ ਮੁਕ ਜਾਂਦਾ ਹੈ, ਗੁਰੂ ਨੇ ਉਸ ਦੇ ਮਨ ਵਿਚ ਹੀ (ਉਸ ਬੇਅੰਤ ਪ੍ਰਭੂ ਦਾ) ਪਰਕਾਸ਼ ਕਰ ਦਿੱਤਾ ਹੈ। ੩।

ਹੋ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਦੇ ਹਿਰਦੇ ਵਿਚ ਆਤਮਕ ਆਨੰਦ ਖੁਸ਼ੀਆਂ ਦੇ ਖੜਾਨੇ ਪਰਗਟ ਹੋ ਪੈਂਦੇ ਹਨ, ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ। ਜਿਸ ਮਨੁੱਖ ਉੱਤੇ ਆਪਣਾ ਮਾਲਕ-ਪ੍ਰਭੂ ਦਇਆਵਾਨ ਹੋ ਜਾਂਦਾ ਹੈ, ਉਸ ਦੇ ਹਿਰਦੇ-ਘਰ ਵਿਚ ਉਸ ਦਾ ਨਾਮ ਵੱਸ ਪੈਂਦਾ ਹੈ। ੪। ੨੫। ੩੨।

**ਮਾਝ ਮਹਲਾ ੫ ॥** ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥ ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗੁਪਾਲਾ ਜੀਉ ॥੧॥ ਗੁਣ ਗਾਵਤ ਮਨੁ ਹਰਿਆ ਹੋਵੈ ॥ ਕਬਾ ਸੁਣਤ ਮਲੁ ਸਗਲੀ ਖੋਵੈ ॥ ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥ ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥ ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ ॥ ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥ ਸਤਿ ਸਤਿ ਸਤਿ ਪ੍ਰਭੂ ਸੋਈ ॥ ਸਦਾ ਸਦਾ ਸਦ ਆਪੇ ਹੋਈ ॥ ਚਲਿਤ ਤੁਮਾਰੇ ਪ੍ਰਗਟ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥੨੬॥੩੩॥ {ਪੰਨਾ ੧੦੪}

**ਪਦ ਅਰਥ** :- ਸੁਣਿ ਸੁਣ ਕੇ। ਸੋਇ-{ਸ਼੍ਰੁਤਿ} ਖਬਰ, ਗੱਲ। ਅਤਿ ਭਾਰੀ-ਬਹੁਤ ਵੱਡਾ। ਕਰਤਬ-{ਕਰਤਵਿ} ਫਰਜ਼। ਓਟ-ਆਸਰਾ। ਗੁਪਾਲ-ਹੇ ਗੋਪਾਲ! {ਅੱਖਰ 'ਗ' ਦੇ ਨਾਲ ਦੋ ਲਗਾਂ ਹਨ \_ ਅਤੇ ' }। ਅਸਲ ਲਫੜ 'ਗੋਪਾਲ' ਹੈ, ਇੱਥੇ 'ਗੁਪਾਲ' ਪੜ੍ਹਨਾ ਹੈ। ੧।

ਗਾਵਤ-ਗਾਂਦਿਆਂ। ਮਲੁ-ਵਿਕਾਰਾਂ ਦੀ ਮੈਲ। ਸਗਲੀ-ਸਾਰੀ। ਖੋਵੈ-ਨਾਸ ਹੋ ਜਾਂਦੀ ਹੈ। ਸੰਤਨ ਕੈ ਸੰਗਿ-  
ਸੰਤਾਂ ਦੀ ਸੰਗਤਿ ਵਿਚ। ਜਪਉ-ਜਪਉਂ, ਮੈਂ ਜਪਦਾ ਹਾਂ। ੨।

ਸਾਸਿ ਸਾਸਿ-ਹਰੇਕ ਸਾਹ ਦੇ ਨਾਲ। ਸਮਾਰਉ-ਮੈਂ ਸੰਭਾਲਦਾ ਹਾਂ, ਮੈਂ ਚੇਤੇ ਕਰਦਾ ਹਾਂ। ਗੁਰ ਪ੍ਰਸਾਦਿ-ਗੁਰੂ  
ਦੀ ਕਿਰਪਾ ਨਾਲ। ਮਨਿ-ਮਨ ਵਿਚ। ਧਾਰਉ-ਧਾਰਉਂ, ਮੈਂ ਟਿਕਾਂਦਾ ਹਾਂ। ਮਇਆ-ਦਇਆ। ੩।

ਸਤਿ-{ਸਤਿ} ਸਦਾ ਕਾਇਮ ਰਹਿਣ ਵਾਲਾ। ਆਪੇ-ਆਪ ਹੀ। ਚਲਿਤ-{ਚਰਿਤ} ਤਮਾਸ਼ੇ। ਪਿਆਰੇ-ਹੇ  
ਪਿਆਰੇ ਪ੍ਰਭੂ! ਦੇਖਿ-ਵੇਖ ਕੇ। ਨਿਹਾਲਾ-ਪ੍ਰਸੰਨ। ੪।

**ਅਰਥ** :- ਹੇ ਪ੍ਰਭੂ! ਤੇਰੀਆਂ ਸਿਫਤਿ-ਸਾਲਾਹ ਦੀਆਂ ਗੱਲਾਂ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ  
ਪੈਦਾ ਹੁੰਦਾ ਹੈ। ਤੂੰ ਮੇਰਾ ਪਿਆਰਾ ਹੈਂ, ਤੂੰ ਮੇਰਾ ਪਾਲਣਹਾਰ ਹੈਂ, ਤੂੰ ਬਹੁਤ ਵੱਡਾ (ਮਾਲਕ) ਹੈਂ। ਹੇ ਪ੍ਰਭੂ!  
ਆਪਣੇ ਫਰਜ਼ ਤੂੰ ਆਪ ਹੀ ਜਾਣਦਾ ਹੈਂ। ਹੇ ਸਿਸ਼ਟੀ ਦੇ ਪਾਲਣ ਵਾਲੇ! ਮੈਨੂੰ ਤੇਰਾ ਹੀ ਆਸਰਾ ਹੈ। ੧।

(ਹੇ ਭਾਈ!) ਪਰਮਾਤਮਾ ਦੀ ਸਿਫਤਿ-ਸਾਲਾਹ ਕਰ ਕੇ (ਆਤਮਕ ਜੀਵਨ ਵਲੋਂ ਮੇਰਾ ਸੁੱਕਾ ਹੋਇਆ) ਮਨ  
ਹਰਾ ਹੁੰਦਾ ਜਾ ਰਿਹਾ ਹੈ, ਪ੍ਰਭੂ ਦੀਆਂ ਸਿਫਤਿ-ਸਾਲਾਹ ਦੀਆਂ ਗੱਲਾਂ ਸੁਣ ਕੇ ਮੇਰੇ ਮਨ ਦੀ ਸਾਰੀ (ਵਿਕਾਰਾਂ  
ਦੀ) ਮੈਲ ਦੂਰ ਹੋ ਰਹੀ ਹੈ। ਗੁਰੂ ਦੀ ਸੰਗਤਿ ਵਿਚ ਸੰਤ ਜਨਾਂ ਦੀ ਸੰਗਤਿ ਵਿਚ ਮਿਲ ਕੇ ਮੈਂ ਸਦਾ ਉਸ  
ਦਇਆਲ ਪ੍ਰਭੂ ਦਾ ਨਾਮ ਜਪਦਾ ਹਾਂ। ੨।

(ਹੇ ਭਾਈ!) ਮੈਂ ਆਪਣੇ ਪ੍ਰਭੂ ਨੂੰ ਆਪਣੇ ਹਰੇਕ ਸਾਹ ਦੇ ਨਾਲ ਚੇਤੇ ਕਰਦਾ ਰਹਿੰਦਾ ਹਾਂ, ਇਹ ਸੁਚੱਜ ਮੈਂ  
ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਮਨ ਵਿਚ ਟਿਕਾਇਆ ਹੋਇਆ ਹੈ।

ਹੇ ਪ੍ਰਭੂ! ਤੇਰੀ ਕਿਰਪਾ ਨਾਲ ਹੀ (ਜੀਵਾਂ ਦੇ ਮਨ ਵਿਚ ਤੇਰੇ ਨਾਮ ਦਾ) ਚਾਨਣ ਹੋ ਸਕਦਾ ਹੈ, ਤੂੰ ਸਭ ਉਤੇ  
ਮਿਹਰ ਕਰਨ ਵਾਲਾ ਹੈਂ ਤੇ ਸਭ ਦੀ ਰੱਖਿਆ ਕਰਨ ਵਾਲਾ ਹੈਂ। ੩।

(ਹੇ ਭਾਈ!) ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਕਾਇਮ ਰਹਿਣ  
ਵਾਲਾ ਹੈ। ਸਦਾ ਹੀ, ਸਦਾ ਹੀ, ਸਦਾ ਹੀ ਉਹ ਆਪ ਹੀ ਆਪ ਹੈ।

ਹੇ ਨਾਨਕ! (ਆਖ-) ਹੇ ਪਿਆਰੇ ਪ੍ਰਭੂ! ਤੇਰੇ ਚੋਜ-ਤਮਾਸ਼ੇ ਤੇਰੇ ਰਚੇ ਹੋਏ ਸੰਸਾਰ ਵਿਚ ਪਰਤੱਖ ਦਿੱਸ ਰਹੇ  
ਹਨ। (ਤੇਰਾ ਇਹ ਦਾਸ ਉਹਨਾਂ ਨੂੰ) ਵੇਖ ਕੇ ਪ੍ਰਸੰਨ ਹੋ ਰਿਹਾ ਹੈ। ੪। ੨੯। ੩੩।

**ਮਾਝ ਮਹਲਾ ੫** ॥ ਹੁਕਮੀ ਵਰਸਣ ਲਾਗੇ ਮੇਹਾ ॥ ਸਾਜਨ ਸੰਤ ਮਿਲਿ ਨਾਮੁ ਜਪੇਹਾ ॥ ਸੀਤਲ ਸਾਂਤਿ ਸਹਜ  
ਸੁਖੁ ਪਾਇਆ ਠਾਂਢਿ ਪਾਈ ਪ੍ਰਭਿ ਆਪੇ ਜੀਉ ॥੧॥ ਸਭੁ ਕਿਛੁ ਬਹੁਤੋ ਬਹੁਤੁ ਉਪਾਇਆ ॥ ਕਰਿ ਕਿਰਪਾ  
ਪ੍ਰਭਿ ਸਗਲ ਰਜਾਇਆ ॥ ਦਾਤਿ ਕਰਹੁ ਮੇਰੇ ਦਾਤਾਰਾ ਜੀਅ ਜੰਤ ਸਭਿ ਧ੍ਰਾਪੇ ਜੀਉ ॥੨॥ ਸਚਾ ਸਾਹਿਬੁ  
ਸਚੀ ਨਾਈ ॥ ਗੁਰ ਪਰਸਾਦਿ ਤਿਸੁ ਸਦਾ ਧਿਆਈ ॥ ਜਨਮ ਮਰਣ ਭੈ ਕਾਟੇ ਮੋਹਾ ਬਿਨਸੇ ਸੋਗ ਸੰਤਾਪੇ  
ਜੀਉ ॥੩॥ ਸਾਸਿ ਸਾਸਿ ਨਾਨਕੁ ਸਾਲਾਹੇ ॥ ਸਿਮਰਤ ਨਾਮੁ ਕਾਟੇ ਸਭਿ ਫਾਹੇ ॥ ਪੂਰਨ ਆਸ ਕਰੀ ਖਿਨ  
ਭੀਤਰਿ ਹਰਿ ਹਰਿ ਗੁਣ ਜਾਪੇ ਜੀਉ ॥੪॥੨੭॥੩੪॥ {ਪੰਨਾ ੧੦੪}

**ਪਦ ਅਰਥ** :- ਹੁਕਮੀ-ਹੁਕਮਿ ਹੀ, ਪ੍ਰਭੂ ਦੇ ਹੁਕਮ ਅਨੁਸਾਰ ਹੀ। ਮੇਹਾ-ਮੀਂਹ, ਨਾਮ ਦੀ ਵਰਖਾ। ਸਾਜਨ  
ਸੰਤ-ਸਤਸੰਗੀ ਗੁਰਮੁਖਿ ਬੰਦੇ। ਮਿਲਿ-(ਸਤਸੰਗ ਵਿਚ) ਮਿਲ ਕੇ। ਜਪੇਹਾ-ਜਪਦੇ ਹਨ। ਸੀਤਲ-ਠੰਡ ਪਾਣ

ਵਾਲੀ। ਸਹਜ ਸੁਖ-ਆਤਮਕ ਅਡੋਲਤਾ ਦਾ ਆਨੰਦ। ਠਾਢਿ-ਠੰਢ। ਪ੍ਰਭਿ-ਪ੍ਰਭੂ ਨੇ। ਆਪੇ-ਆਪ ਹੀ। ੧।

ਸਭ ਕਿਛੁ-ਹਰੇਕ ਆਤਮਕ ਗੁਣ। ਕਰਿ-ਕਰ ਕੇ। ਪ੍ਰਭਿ-ਪ੍ਰਭੂ ਨੇ। ਰਜਾਇਆ-ਸੰਤੋਖੀ ਬਣਾ ਦਿੱਤਾ। ਕਰਹੁ-ਤੁਸੀਂ ਕਰਦੇ ਹੋ। ਦਾਤਾਰਾ-ਹੇ ਦਾਤਾਰ! ਸਭਿ-ਸਾਰੇ। ਧ੍ਰਾਪੇ-ਰੱਜ ਜਾਂਦੇ ਹਨ। ੨।

ਸਚਾ-ਸਦਾ ਕਾਇਮ ਰਹਿਣ ਵਾਲਾ। ਨਾਈ-ਵਡਿਆਈ। ਤਿਸੁ-ਉਸ (ਪ੍ਰਭੂ) ਨੂੰ। ਧਿਆਈ-ਮੈਂ ਧਿਆਉਂਦਾ ਹਾਂ, ਧਿਆਈਂ। ਭੈ-ਸਾਰੇ ਡਰ {‘ਭਉ’ ਤੋਂ ਬਹੁ-ਵਚਨ ‘ਭੈ’}। ਸੰਤਾਪੇ-ਦੁੱਖ-ਕਲੇਸ਼। ੩।

ਸਾਸਿ ਸਾਸਿ-ਹਰੇਕ ਸਾਹ ਦੇ ਨਾਲ ਨਾਲ। ਨਾਨਕੁ ਸਾਲਾਹੇ-ਨਾਨਕ ਸਿਫਤਿ-ਸਾਲਾਹ ਕਰਦਾ ਹੈ {ਨਾਨਕ-ਹੇ ਨਾਨਕ!}। ਪੂਰਨ ਕਰੀ-ਪੂਰੀ ਕਰਦਾ ਹੈ। ੪।

**ਅਰਥ :-** (ਜਿਵੇਂ ਵਰਖਾ-ਰੁੱਤ ਆਉਣ ਤੇ ਜਦੋਂ ਮੀਂਹ ਪੈਂਦਾ ਹੈ, ਤਾਂ ਠੰਢ ਪੈ ਜਾਂਦੀ ਹੈ, ਬਹੁਤ ਫਸਲ ਉੱਗਦੇ ਹਨ, ਸਭ ਲੋਕ ਅੰਨ ਨਾਲ ਰੱਜ ਜਾਂਦੇ ਹਨ, ਤਿਵੇਂ) ਜਦੋਂ ਸਤਸੰਗੀ ਗੁਰਮੁਖਿ ਬੰਦੇ (ਸਾਧ ਸੰਗਤਿ ਵਿਚ) ਮਿਲ ਕੇ ਪਰਮਾਤਮਾ ਦਾ ਨਾਮ ਜਪਦੇ ਹਨ, (ਤਾਂ ਉਥੇ) ਪਰਮਾਤਮਾ ਦੇ ਹੁਕਮ ਅਨੁਸਾਰ ਸਿਫਤਿ-ਸਾਲਾਹ ਦੀ (ਮਾਨੋ) ਵਰਖਾ ਹੋਣ ਲੱਗ ਪੈਂਦੀ ਹੈ (ਜਿਸ ਦੀ ਬਰਕਤਿ ਨਾਲ ਸਤਸੰਗੀ ਬੰਦੇ) ਆਤਮਕ ਠੰਢ ਪਾਣ ਵਾਲੀ ਸ਼ਾਂਤੀ ਤੇ ਆਤਮਕ ਅਡੋਲਤਾ ਦਾ ਆਨੰਦ ਮਾਣਦੇ ਹਨ (ਉਹਨਾਂ ਦੇ ਹਿਰਦੇ ਵਿਚ ਉਥੇ) ਪ੍ਰਭੂ ਨੇ ਆਪ ਹੀ (ਵਿਕਾਰਾਂ ਦੀ ਤਪਸ਼ ਮਿਟਾ ਕੇ) ਆਤਮਕ ਠੰਢ ਪਾ ਦਿੱਤੀ ਹੁੰਦੀ ਹੈ। ੧।

(ਸਾਧ ਸੰਗਤਿ ਵਿਚ ਹਰਿ-ਨਾਮ ਦੀ ਵਰਖਾ ਦੇ ਕਾਰਨ) ਪਰਮਾਤਮਾ ਹਰੇਕ ਆਤਮਕ ਗੁਣ (ਦਾ, ਮਾਨੋ, ਫਸਲ) ਪੈਦਾ ਕਰ ਦੇਂਦਾ ਹੈ (ਜਿਨ੍ਹਾਂ ਦਾ ਸਦਕਾ) ਪ੍ਰਭੂ ਨੇ ਕਿਰਪਾ ਕਰ ਕੇ (ਉਥੇ) ਸਾਰੇ ਸਤਸੰਗੀਆਂ ਦੇ ਅੰਦਰ ਸੰਤੋਖ ਵਾਲਾ ਜੀਵਨ ਪੈਦਾ ਕਰ ਦਿੱਤਾ ਹੁੰਦਾ ਹੈ।

ਹੇ ਮੇਰੇ ਦਾਤਾਰ! (ਜਿਵੇਂ ਵਰਖਾ ਨਾਲ ਅੰਨ-ਧਨ ਪੈਦਾ ਕਰ ਕੇ ਤੂੰ ਸਭ ਜੀਵਾਂ ਨੂੰ ਰਜਾ ਦੇਂਦਾ ਹੈਂ, ਤਿਵੇਂ) ਤੂੰ ਆਪਣੇ ਨਾਮ ਦੀ ਦਾਤਿ ਕਰਦਾ ਹੈਂ ਤੇ ਸਾਰੇ ਸਤਸੰਗੀਆਂ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਰਜਾ ਦੇਂਦਾ ਹੈਂ। ੨।

ਜੇਹੜਾ ਪਰਮਾਤਮਾ ਸਦਾ-ਬਿਰ ਰਹਿਣ ਵਾਲਾ ਹੈ ਜਿਸ ਦੀ ਵਡਿਆਈ ਸਦਾ-ਬਿਰ ਰਹਿਣ ਵਾਲੀ ਹੈ, ਉਸ ਨੂੰ ਮੈਂ ਗੁਰੂ ਦੀ ਕਿਰਪਾ ਨਾਲ ਸਦਾ ਸਿਮਰਦਾ ਹਾਂ। (ਉਸ ਸਿਮਰਨ ਦੀ ਬਰਕਤਿ ਨਾਲ) ਮੇਰੇ ਜਨਮ ਮਰਨ ਦੇ ਸਾਰੇ ਡਰ ਤੇ ਮੋਹ ਕੱਟੇ ਗਏ ਹਨ, ਮੇਰੇ ਸਾਰੇ ਚਿੰਤਾ ਫਿਕਰ ਦੁੱਖ-ਕਲੇਸ਼ ਨਾਸ ਹੋ ਗਏ ਹਨ। ੩।

(ਹੇ ਭਾਈ!) ਨਾਨਕ ਆਪਣੇ ਹਰੇਕ ਸਾਹ ਦੇ ਨਾਲ ਪ੍ਰਭੂ ਦੀ ਸਿਫਤਿ-ਸਾਲਾਹ ਕਰਦਾ ਹੈ। ਪ੍ਰਭੂ ਦਾ ਨਾਮ ਸਿਮਰਦਿਆਂ ਮੋਹ ਦੀਆਂ ਫਾਹੀਆਂ ਕੱਟੀਆਂ ਗਈਆਂ ਹਨ। (ਨਾਨਕ ਦੀ) ਇਹ ਆਸ ਪ੍ਰਭੂ ਨੇ ਇਕ ਖਿਨ ਵਿਚ ਹੀ ਪੂਰੀ ਕਰ ਦਿੱਤੀ, ਤੇ ਹੁਣ (ਨਾਨਕ) ਹਰ ਵੇਲੇ ਪ੍ਰਭੂ ਦੇ ਹੀ ਗੁਣ ਚੇਤੇ ਕਰਦਾ ਰਹਿੰਦਾ ਹੈ। ੪। ੨੨। ੩੪।

**ਮਾਝ ਮਹਲਾ ੫ ॥ ਆਉ ਸਾਜਨ ਸੰਤ ਮੀਤ ਪਿਆਰੇ ॥ ਮਿਲਿ ਗਾਵਹ ਗੁਣ ਅਗਮ ਅਪਾਰੇ ॥ ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥੧॥ ਜਨਮ ਜਨਮ ਕੇ ਕਿਲਬਿਖ ਜਾਵਹਿ ॥ ਮਨਿ ਚਿੰਦੇ ਸੇਈ ਫਲ ਪਾਵਹਿ ॥ ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸੁ ਕਉ ਦੀਏ ਜੀਉ ॥੨॥**

ਨਾਮੁ ਜਪਤ ਸਰਬ ਸੁਖੁ ਪਾਈਐ ॥ ਸਭੁ ਭਉ ਬਿਨਸੈ ਹਰਿ ਹਰਿ ਧਿਆਈਐ ॥ ਜਿਨਿ ਸੇਵਿਆ ਸੋ ਪਾਰ  
ਗਿਰਾਮੀ ਕਾਰਜ ਸਗਲੇ ਥੀਏ ਜੀਉ ॥੩॥ ਆਇ ਪਇਆ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਲੈਹਿ  
ਮਿਲਾਈ ॥ ਕਰਿ ਕਿਰਪਾ ਪ੍ਰਭੂ ਭਗਤੀ ਲਾਵਹੁ ਸਚੁ ਨਾਨਕ ਅੰਮ੍ਰਿਤੁ ਪੀਏ  
ਜੀਉ ॥੪॥੨੮॥੩੫॥ {ਪੰਨਾ ੧੦੪}

**ਪਦ ਅਰਥ :-** ਮਿਲਿ-ਮਿਲ ਕੇ। ਗਾਵਹ-ਅਸੀ ਗਾਵੀਏ। ਮੁਕਤੇ-(ਮਾਇਆ ਦੇ ਬੰਧਨਾਂ ਤੋਂ) ਸੁਤੰਤਰ।  
ਜਿਨਿ-ਜਿਸ (ਪਰਮਾਤਮਾ) ਨੇ। ਹਮ-ਸਾਨੂੰ।੧।

ਕਿਲਬਿਖ-ਪਾਪ। ਮਨਿ-ਮਨ ਵਿਚ। ਚਿੰਦੇ-ਵਿਚਾਰੇ ਹੋਏ, ਸੋਚੇ ਹੋਏ। ਪਾਵਹਿ-ਹਾਸਲ ਕਰ ਲੈਂਦੇ ਹਨ।  
ਸਚੁ-ਸਦਾ ਕਾਇਮ ਰਹਿਣ ਵਾਲਾ। ਸਭਸੁ ਕਉ-ਸਭ ਜੀਵਾਂ ਨੂੰ।੨।

ਸਰਬ-ਹਰੇਕ ਕਿਸਮ ਦਾ {ਸਰ੍ਵ}। ਜਿਨਿ-ਜਿਸ (ਮਨੁੱਖ) ਨੇ। ਪਾਰਗਿਰਾਮੀ-(ਸੰਸਾਰ-ਸਮੁੰਦਰ ਤੋਂ) ਪਾਰਲੇ  
ਪਾਸੇ ਪਹੁੰਚਣ ਜੋਗਾ। ਥੀਏ-ਹੋ ਜਾਂਦੇ ਹਨ, ਸਿਰੇ ਚੜ੍ਹਦੇ ਹਨ।੩।

ਆਇ-ਆ ਕੇ। ਜਿਉ ਭਾਵੈ-ਜਿਵੇਂ ਤੈਨੂੰ ਚੰਗਾ ਲੱਗੇ। ਪ੍ਰਭੂ-ਹੋ ਪ੍ਰਭੂ! ਨਾਨਕ-ਹੋ ਨਾਨਕ! ੪।

**ਅਰਥ :-** ਹੇ ਮੇਰੇ ਪਿਆਰੇ ਮਿੱਤ੍ਰੇ! ਹੇ ਸੰਤ ਜਨੋ! ਹੇ ਮੇਰੇ ਸੱਜਣੋ! ਆਓ, ਅਸੀ ਰਲ ਕੇ ਅਪਹੁੰਚ ਤੇ ਬੇਅੰਤ  
ਪ੍ਰਭੂ ਦੇ ਗੁਣ ਗਾਵੀਏ। ਪ੍ਰਭੂ ਦੇ ਗੁਣ ਗਾਵਿਆਂ ਤੇ ਸੁਣਿਆਂ ਸਾਰੇ ਹੀ ਜੀਵ (ਮਾਇਆ ਦੇ ਬੰਧਨਾਂ ਤੋਂ)  
ਸੁਤੰਤਰ ਹੋ ਜਾਂਦੇ ਹਨ। (ਹੇ ਸੰਤ ਜਨੋ!) ਉਸ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ, ਜਿਸ ਨੇ ਸਾਨੂੰ  
ਪੈਦਾ ਕੀਤਾ ਹੈ।੧।

(ਜੇਹੜੇ ਬੰਦੇ ਪਰਮਾਤਮਾ ਦਾ ਧਿਆਨ ਧਰਦੇ ਹਨ, ਉਹਨਾਂ ਦੇ) ਜਨਮਾਂ ਜਨਮਾਂਤਰਾਂ ਦੇ (ਕੀਤੇ ਹੋਏ) ਪਾਪ  
ਦੂਰ ਹੋ ਜਾਂਦੇ ਹਨ। ਜੇਹੜੇ ਫਲ ਉਹ ਆਪਣੇ ਮਨ ਵਿਚ ਚਿਤਵਦੇ ਹਨ, ਉਹੀ ਫਲ ਉਹ ਪ੍ਰਾਪਤ ਕਰ ਲੈਂਦੇ  
ਹਨ। (ਹੇ ਭਾਈ!) ਉਸ ਸਦਾ ਕਾਇਮ ਰਹਿਣ ਵਾਲੇ ਮਾਲਕ ਨੂੰ ਸੁਆਮੀ ਨੂੰ ਸਿਮਰ, ਜੇਹੜਾ ਸਭ ਜੀਵਾਂ ਨੂੰ  
ਰਿਜ਼ਕ ਦੇਂਦਾ ਹੈ।੨।

(ਹੇ ਭਾਈ!) ਪਰਮਾਤਮਾ ਦਾ ਨਾਮ ਜਪਿਆਂ ਹਰੇਕ ਕਿਸਮ ਦਾ ਸੁਖ ਪ੍ਰਾਪਤ ਹੋ ਜਾਂਦਾ ਹੈ। (ਹੇ ਭਾਈ!)  
ਸਦਾ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ ਦੁਨੀਆ ਵਾਲਾ) ਸਾਰਾ ਡਰ ਨਾਸ ਹੋ ਜਾਂਦਾ  
ਹੈ। ਜਿਸ ਮਨੁੱਖ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹ ਸੰਸਾਰ-ਸਮੁੰਦਰ ਦੇ ਪਾਰਲੇ ਪਾਸੇ ਪਹੁੰਚਣ  
ਜੋਗਾ ਹੋ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੩।

ਹੇ ਨਾਨਕ! (ਆਖ-ਹੋ ਪ੍ਰਭੂ!) ਮੈਂ ਆ ਕੇ ਤੇਰੀ ਸਰਨ ਪਿਆ ਹਾਂ। ਜਿਵੇਂ ਹੋ ਸਕੇ, ਮੈਨੂੰ ਆਪਣੇ ਚਰਨਾਂ  
ਵਿਚ ਜੋੜ ਲੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਕਿਰਪਾ ਕਰ ਕੇ ਆਪਣੀ ਭਗਤੀ ਵਿਚ ਜੋੜਦਾ ਹੈਂ, ਉਹ ਤੇਰਾ  
ਸਦਾ-ਬਿਰ ਰਹਿਣ ਵਾਲਾ ਨਾਮ-ਅੰਮ੍ਰਿਤ ਪੀਂਦਾ ਰਹਿੰਦਾ ਹੈ।੪।੨੮।੩੫।

ਮਾਝ ਮਹਲਾ ੫ ॥ ਭਏ ਕ੍ਰਿਪਾਲ ਗੋਵਿੰਦ ਗੁਸਾਈ ॥ ਮੇਘੁ ਵਰਸੈ ਸਭਨੀ ਥਾਈ ॥ ਦੀਨ ਦਇਆਲ ਸਦਾ  
ਕਿਰਪਾਲਾ ਠਾਢਿ ਪਾਈ ਕਰਤਾਰੇ ਜੀਉ ॥੧॥ ਅਪੁਨੇ ਜੀਅ ਜੰਤ ਪ੍ਰਤਿਪਾਰੇ ॥ ਜਿਉ ਬਾਰਿਕ ਮਾਤਾ ਸੰਮਾਰੇ  
॥ ਦੁਖ ਭੰਜਨ ਸੁਖ ਸਾਗਰ ਸੁਆਮੀ ਦੇਤ ਸਗਲ ਆਹਾਰੇ ਜੀਉ ॥੨॥ ਜਲਿ ਥਲਿ ਪੂਰਿ ਰਹਿਆ  
ਮਿਹਰਵਾਨਾ ॥ ਸਦ ਬਲਿਹਾਰਿ ਜਾਈਐ ਕੁਰਬਾਨਾ ॥ ਰੈਣਿ ਦਿਨਸੁ ਤਿਸੁ ਸਦਾ ਧਿਆਈ ਜਿ ਖਿਨ ਮਹਿ

ਸਗਲ ਉਧਾਰੇ ਜੀਉ ॥੩॥ ਰਾਖਿ ਲੀਏ ਸਗਲੇ ਪ੍ਰਭਿ ਆਪੇ ॥ ਉਤਰਿ ਗਏ ਸਭ ਸੋਗ ਸੰਤਾਪੇ ॥ ਨਾਮੁ  
ਜਪਤ ਮਨੁ ਤਨੁ ਹਰੀਆਵਲੁ ਪ੍ਰਭ ਨਾਨਕ ਨਦਰਿ ਨਿਹਾਰੇ ਜੀਉ ॥ ੪॥੨੯॥੩੬॥ {ਪੰਨਾ ੧੦੫}

**ਪਦ ਅਰਥ :-** ਗੁਸਾਈ-ਗੋ-ਸਾਈਂ, ਧਰਤੀ ਦਾ ਖਸਮ। ਮੇਘ-ਬੱਦਲ। ਵਰਸੈ-ਵਰ੍ਹਦਾ ਹੈ। ਠਾਚਿ-ਠੰਢ।  
ਕਰਤਾਰੇ-ਕਰਤਾਰਿ, ਕਰਤਾਰ ਨੇ।੧।

ਪ੍ਰਤਿਪਾਰੇ-ਪਾਲਦਾ ਹੈ, ਰੱਖਿਆ ਕਰਦਾ ਹੈ। ਸੰਮਾਰੇ-ਸੰਭਾਲਦੀ ਹੈ। ਸੁਖ ਸਾਗਰ-ਸੁਖਾਂ ਦਾ ਸਮੁੰਦਰ।  
ਆਹਾਰੇ-ਆਹਾਰ, ਖੁਰਾਕ।੨।

ਜਲਿ-ਪਾਣੀ ਵਿਚ। ਬਲਿ-ਧਰਤੀ ਵਿਚ। ਸਦ-ਸਦਾ। ਰੈਣਿ-ਰਾਤ। ਜਿ ਜੇਹੜਾ (ਪ੍ਰਭੂ)। ਉਧਾਰੇ-(ਵਿਕਾਰਾਂ  
ਤੋਂ) ਬਚਾਂਦਾ ਹੈ।੩।

ਪ੍ਰਭਿ-ਪ੍ਰਭੂ ਨੇ। ਸੰਤਾਪੇ-ਦੁਖ-ਕਲੇਸ਼। ਪ੍ਰਭ-ਹੇ ਪ੍ਰਭੂ! ਨਿਹਾਰੇ-ਨਿਹਾਰਿ, ਵੇਖ।੪।

**ਅਰਥ :-** (ਜਿਵੇਂ) ਬੱਦਲ (ਉੱਚੇ ਨੀਵੇਂ) ਸਭ ਥਾਵਾਂ ਤੇ ਵਰਖਾ ਕਰਦਾ ਹੈ, (ਤਿਵੇਂ) ਸਿਸ਼ਟੀ ਦਾ ਖਸਮ  
ਪਰਮਾਤਮਾ (ਸਭ ਜੀਵਾਂ ਉੱਤੇ) ਦਇਆਵਾਨ ਹੁੰਦਾ ਹੈ। ਉਸ ਕਰਤਾਰ ਨੇ ਜੋ ਦੀਨਾਂ ਉੱਤੇ ਦਇਆ ਕਰਨ  
ਵਾਲਾ ਹੈ ਜੋ ਸਦਾ ਹੀ ਕਿਰਪਾ ਦਾ ਘਰ ਹੈ (ਸੇਵਕਾਂ ਦੇ ਹਿਰਦੇ ਵਿਚ ਨਾਮ ਦੀ ਬਰਕਤਿ ਨਾਲ) ਸ਼ਾਂਤੀ ਦੀ  
ਦਾਤਿ ਬਖਸ਼ੀ ਹੋਈ ਹੈ।੧।

(ਹੇ ਭਾਈ!) ਜਿਵੇਂ ਮਾਂ ਆਪਣੇ ਬੱਚਿਆਂ ਦੀ ਸੰਭਾਲ ਕਰਦੀ ਹੈ, ਤਿਵੇਂ ਪਰਮਾਤਮਾ ਆਪਣੇ (ਪੈਦਾ ਕੀਤੇ)  
ਸਾਰੇ ਜੀਅ ਜੰਤਾਂ ਦੀ ਪਾਲਣਾ ਕਰਦਾ ਹੈ। (ਸਭ ਦੇ) ਦੁੱਖਾਂ ਦਾ ਨਾਸ ਕਰਨ ਵਾਲੇ ਤੇ ਸੁਖਾਂ ਦਾ ਸਮੁੰਦਰ  
ਮਾਲਕ-ਪ੍ਰਭੂ ਸਭ ਜੀਵਾਂ ਨੂੰ ਖੁਰਾਕ ਦੇਂਦਾ ਹੈ।੨।

(ਹੇ ਭਾਈ!) ਮਿਹਰ ਕਰਨ ਵਾਲਾ ਪਰਮਾਤਮਾ ਪਾਣੀ ਵਿਚ ਧਰਤੀ ਵਿਚ (ਹਰ ਥਾਂ) ਵਿਆਪ ਰਿਹਾ ਹੈ, ਉਸ  
ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ, ਕੁਰਬਾਨ ਹੋਣਾ ਚਾਹੀਦਾ ਹੈ। (ਹੇ ਭਾਈ!) ਜੇਹੜਾ ਪਰਮਾਤਮਾ ਸਭ  
ਜੀਵਾਂ ਨੂੰ ਇਕ ਖਿਨ ਵਿਚ (ਸੰਸਾਰ-ਸਮੁੰਦਰ ਤੋਂ) ਬਚਾ ਸਕਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਸਿਮਰਨਾ  
ਚਾਹੀਦਾ ਹੈ।੩।

(ਜੇਹੜੇ ਜੇਹੜੇ ਵਡਭਾਗੀ ਪ੍ਰਭੂ ਦੀ ਸਰਨ ਆਏ,) ਪ੍ਰਭੂ ਨੇ ਉਹ ਸਾਰੇ ਆਪ (ਦੁੱਖ-ਕਲੇਸ਼ਾਂ ਤੋਂ) ਬਚਾ ਲਏ।  
ਉਹਨਾਂ ਦੇ ਸਾਰੇ ਚਿੰਤਾ-ਫ਼ਿਕਰ ਸਾਰੇ ਦੁੱਖ-ਕਲੇਸ਼ ਦੂਰ ਹੋ ਗਏ। ਪਰਮਾਤਮਾ ਦਾ ਨਾਮ ਜਪਿਆਂ ਮਨੁੱਖ ਦਾ  
ਮਨ ਮਨੁੱਖ ਦਾ ਸਰੀਰ (ਉੱਚੇ ਆਤਮਕ ਜੀਵਨ ਦੀ) ਹਰਿਆਵਲ (ਦਾ ਸਰੂਪ) ਬਣ ਜਾਂਦਾ ਹੈ। ਹੇ ਨਾਨਕ!  
(ਅਰਦਾਸ ਕਰ ਤੇ ਆਖ-) ਹੇ ਪ੍ਰਭੂ! (ਮੇਰੇ ਉਤੇ ਭੀ) ਮਿਹਰ ਦੀ ਨਿਗਾਹ ਕਰ (ਮੈਂ ਭੀ ਤੇਰਾ ਨਾਮ  
ਸਿਮਰਦਾ ਰਹਾਂ)।੪।੨੯।੩੬।

ਮਾਝ ਮਹਲਾ ੫ ॥ ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ ਸੇ ਅਸਥਲ ਸੋਇਨ ਚਉਬਾਨੇ ॥ ਜਿਥੈ ਨਾਮੁ ਨ  
ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥ ਹਰਿ ਰੁਖੀ ਰੋਟੀ ਖਾਇ ਸਮਾਲੇ ॥ ਹਰਿ ਅੰਤਰਿ  
ਬਾਹਰਿ ਨਦਰਿ ਨਿਹਾਲੇ ॥ ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥ ਸੰਤਾ ਸੇਤੀ ਰੰਗੁ  
ਨ ਲਾਏ ॥ ਸਾਕਤ ਸੰਗਿ ਵਿਕਰਮ ਕਮਾਏ ॥ ਦੁਲਭ ਦੇਹ ਖੋਈ ਅਗਿਆਨੀ ਜੜ ਆਪਣੀ ਆਪਿ ਉਪਾੜੀ

**ਜੀਉ ॥੩॥** ਤੇਰੀ ਸਰਣਿ ਮੇਰੇ ਦੀਨ ਦਇਆਲਾ ॥ ਸੁਖ ਸਾਗਰ ਮੇਰੇ ਗੁਰ ਗੋਪਾਲਾ ॥ ਕਰਿ ਕਿਰਪਾ ਨਾਨਕ  
ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੨॥ {ਪੰਨਾ ੧੦੫}

**ਪਦ ਅਰਥ :-** ਜਪੀਐ-ਜਪਿਆ ਜਾਂਦਾ ਹੈ। ਸੇ-{ਲਫਜ਼ ‘ਸੋ’ ਤੋਂ ਬਹੁ-ਵਚਨ।}

ਅਸਥਲ-{ਖ਼ਲ} ਟਿੱਬੇ, ਰੋੜ। ਸੋਇਨ-ਸੋਨੇ ਦੇ। ਗੋਇਦਾ-ਹੇ ਗੋਬਿੰਦ !।੧।

ਹਰਿ ਸਮਾਲੇ-ਹਰੀ ਨੂੰ (ਹਿਰਦੇ ਵਿਚ) ਸੰਭਾਲਦਾ ਹੈ। ਖਾਇ-ਖਾ ਕੇ। ਨਦਰਿ-ਮਿਹਰ ਦੀ ਨਜ਼ਰ ਨਾਲ।  
ਨਿਹਾਲੇ-ਵੇਖਦਾ ਹੈ। ਬਦਫੈਲੀ-ਭੈੜੇ ਕੰਮ। ਜਾਣੁ-ਸਮਝੋ। ਵਿਸੂ ਕੀ-ਜਹਰ ਦੀ। ਵਾੜੀ-ਬਗੀਚੀ।੨।

ਸੇਤੀ ਨਾਲ। ਰੰਗੁ-ਪ੍ਰੇਮ। ਸਾਕਤ-ਪਰਮਾਤਮਾ ਨਾਲੋਂ ਟੁੱਟੇ ਹੋਏ ਬੰਦੇ, ਮਾਇਆ ਵੇੜੇ ਜੀਵ। ਵਿਕਰਮ-  
ਕੁਕਰਮ। ਦੇਹਿ-ਸਰੀਰ। ਉਪਾੜੀ-ਪੁੱਟ ਲਈ।੩।

ਨਾਨਕੁ ਗਾਵੈ-ਨਾਨਕ ਗਾਂਦਾ ਰਹੇ। ਸਰਮ-ਲਾਜ, ਇੱਜ਼ਤ। ਅਸਾੜੀ-ਸਾਡੀ।੪।

**ਅਰਥ :-** (ਹੇ ਭਾਈ !) ਜਿਸ ਥਾਂ ਤੇ ਪਿਆਰੇ ਪ੍ਰਭੂ ਦਾ ਨਾਮ ਸਿਮਰਦੇ ਰਹੀਏ, ਉਹ ਰੜੇ ਥਾਂ ਭੀ (ਮਾਨੇ)  
ਸੋਨੇ ਦੇ ਚੁਬਾਰੇ ਹਨ। ਪਰ, ਹੇ ਮੇਰੇ ਗੋਬਿੰਦ ! ਜਿਸ ਥਾਂ ਤੇਰਾ ਨਾਮ ਨਾਹ ਜਪਿਆ ਜਾਏ, ਉਹ (ਵੱਸਦੇ)  
ਸ਼ਹਿਰ ਭੀ ਉਜਾੜ (ਸਮਾਨ) ਹਨ।੧।

(ਹੇ ਭਾਈ !) ਜੇਹੜਾ ਮਨੁੱਖ ਰੁੱਖੀ ਰੋਟੀ ਖਾ ਕੇ (ਭੀ) ਪਰਮਾਤਮਾ (ਦਾ ਨਾਮ ਆਪਣੇ ਹਿਰਦੇ ਵਿਚ) ਸਾਂਭ ਕੇ  
ਰੱਖਦਾ ਹੈ, ਪਰਮਾਤਮਾ ਉਸਦੇ ਅੰਦਰ ਬਾਹਰ ਹਰ ਥਾਂ ਉਸ ਉੱਤੇ ਆਪਣੀ ਮਿਹਰ ਦੀ ਨਿਗਾਹ ਰੱਖਦਾ ਹੈ।  
ਜੇਹੜਾ ਮਨੁੱਖ ਦੁਨੀਆ ਦੇ ਪਦਾਰਥ ਖਾ ਖਾ ਕੇ ਬੁਰੇ ਕੰਮ ਹੀ ਕਰਦਾ ਰਹਿੰਦਾ ਹੈ, ਉਸ ਨੂੰ ਜ਼ਹਿਰ ਦੀ  
ਬਗੀਚੀ ਜਾਣੋ।੨।

ਜੇਹੜਾ ਮਨੁੱਖ ਸੰਤ ਜਨਾਂ ਨਾਲ ਪ੍ਰੇਮ ਨਹੀਂ ਬਣਾਂਦਾ, ਤੇ ਪਰਮਾਤਮਾ ਨਾਲੋਂ ਟੁੱਟੇ ਹੋਏ ਬੰਦਿਆਂ ਨਾਲ (ਰਲ  
ਕੇ) ਮੰਦੇ ਕਰਮ ਕਰਦਾ ਰਹਿੰਦਾ ਹੈ, ਉਸ ਬੇ-ਸਮਝ ਨੇ ਇਹ ਅਤਿ ਕੀਮਤੀ ਸਰੀਰ ਵਿਅਰਥ ਗਵਾ ਲਿਆ,  
ਉਹ ਆਪਣੀਆਂ ਜੜ੍ਹਾਂ ਆਪ ਹੀ ਵੱਡ ਰਿਹਾ ਹੈ।੩।

ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ ! ਹੇ ਸੁਖਾਂ ਦੇ ਸਮੁੰਦਰ ! ਹੇ ਸਿਸ਼ਟੀ ਦੇ ਸਭ ਤੋਂ ਵੱਡੇ ਪਾਲਕ !  
ਮੈਂ ਤੇਰੀ ਸਰਨ ਆਇਆ ਹਾਂ। ਮਿਹਰ ਕਰੋ (ਤੇਰਾ ਦਾਸ) ਨਾਨਕ ਤੇਰੇ ਗੁਣ ਗਾਂਦਾ ਰਹੇ। (ਹੇ ਪ੍ਰਭੂ !) ਸਾਡੀ  
ਲਾਜ ਰੱਖੋ (ਅਸੀ ਵਿਕਾਰਾਂ ਵਿਚ ਖੁਆਰ ਨਾਹ ਹੋਵੀਏ)।੪।੩੦।੪੨।

**ਮਾਝ ਮਹਲਾ ੫ ॥** ਚਰਣ ਠਾਕੁਰ ਕੇ ਰਿਦੈ ਸਮਾਣੇ ॥ ਕਲਿ ਕਲੇਸ ਸਭ ਦੂਰਿ ਪਇਆਣੇ ॥ ਸਾਂਤਿ ਸੂਖ  
ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥੧॥ ਲਾਗੀ ਪ੍ਰੀਤਿ ਨ ਤੂਟੈ ਮੂਲੇ ॥ ਹਰਿ ਅੰਤਰਿ ਬਾਹਰਿ  
ਰਹਿਆ ਭਰਪੂਰੇ ॥ ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥੨॥ ਅੰਮ੍ਰਿਤੁ ਵਰਖੈ  
ਅਨਹਦ ਬਾਣੀ ॥ ਮਨ ਤਨ ਅੰਤਰਿ ਸਾਂਤਿ ਸਮਾਣੀ ॥ ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ ਕੀਆ  
ਦਿਲਾਸਾ ਜੀਉ ॥੩॥ ਜਿਸ ਕਾ ਸਾ ਤਿਸ ਤੇ ਫਲੁ ਪਾਇਆ ॥ ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ ॥  
ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥੪॥੩੧॥੩੮॥ {ਪੰਨਾ ੧੦੫}

**ਪਦ ਅਰਥ :-** ਰਿਦੈ-ਹਿਰਦੇ ਵਿਚ। ਸਮਾਣੇ-ਟਿਕ ਗਏ। ਕਲਿ-ਝਗੜੇ। ਕਲੇਸ-ਦੁੱਖ। ਪਇਆਣੇ-ਚਲੇ  
ਗਏ, ਕੂਚ ਕਰ ਗਏ {ਪ੍ਰਯਾ-ਕੂਚ ਕਰ ਜਾਣਾ}। ਸਹਜ ਧੁਨਿ-ਆਤਮਕ ਅਡੋਲਤਾ ਦੀ ਰੌਂ। ਸਾਧੂ-ਗੁਰੂ।੧।

ਮੂਲੇ-ਮੂਲਿ, ਬਿਲਕੁਲ। ਗਾਵਾ-ਗਾਇਆ।੨।

ਅਨਹਦ ਬਾਣੀ-ਇਕ ਰਸ ਸਿਫਤਿ-ਸਾਲਾਹ ਦੀ ਬਾਣੀ ਦੀ ਰਾਹੀਂ। ਅਨਹਦ-ਲਗਾਤਾਰ, ਇਕ-ਰਸ। ਸਤਿਗੁਰਿ-ਸਤਿਗੁਰੂ ਨੇ। ਦਿਲਾਸਾ-ਹੌਸਲਾ, ਧੀਰਜ।੩।

ਸਾ-ਸੀ। ਤੇ-ਤੋਂ, ਪਾਸੋਂ। ਆਵਣ ਜਾਣ-ਜਨਮ ਮਰਨ ਦੇ ਗੇੜ।੪।

**ਅਰਥ** :- ਜਿਸ ਮਨੁੱਖ ਦਾ ਨਿਵਾਸ ਗੁਰੂ ਦੀ ਸੰਗਤਿ ਵਿਚ ਬਣਿਆ ਰਹਿੰਦਾ ਹੈ, ਉਸ ਦੇ ਹਿਰਦੇ ਵਿਚ ਪਾਲਣਹਾਰ ਪ੍ਰਭੂ ਦੇ ਚਰਨ (ਸਦਾ) ਟਿਕੇ ਰਹਿੰਦੇ ਹਨ, ਉਸ ਦੇ ਅੰਦਰੋਂ ਸਭ ਤਰ੍ਹਾਂ ਦੇ ਝਗੜੇ ਦੁੱਖ ਕਲੇਸ਼ ਕੂਚ ਕਰ ਜਾਂਦੇ ਹਨ ਤੇ ਉਸ ਦੇ ਹਿਰਦੇ ਵਿਚ ਸ਼ਾਂਤ ਆਤਮਕ ਆਨੰਦ ਆਤਮਕ ਅਡੋਲਤਾ ਦੀ ਲਹਿਰ ਪੈਦਾ ਹੋ ਜਾਂਦੀ ਹੈ।੧।

ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਸ ਦੀ ਸਿਫਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੀ ਜਮਾਂ ਦੀ ਫਾਹੀ ਕੱਟੀ ਜਾਂਦੀ ਹੈ, ਪ੍ਰਭੂ ਚਰਨਾਂ ਨਾਲ ਲੱਗੀ ਹੋਈ ਉਸ ਦੀ ਪ੍ਰੀਤਿ ਉੱਕਾ ਹੀ ਨਹੀਂ ਟੁੱਟਦੀ, ਤੇ ਉਸ ਨੂੰ ਆਪਣੇ ਅੰਦਰ ਤੇ ਬਾਹਰ ਜਗਤ ਵਿਚ ਹਰ ਥਾਂ ਪਰਮਾਤਮਾ ਹੀ ਵਿਆਪਕ ਦਿੱਸਦਾ ਹੈ।੨।

ਹੋ ਪ੍ਰਭੂ! (ਜਿਨ੍ਹਾਂ ਵਡ-ਭਾਗੀਆਂ ਨੂੰ ਵਿਕਾਰਾਂ ਦਾ ਟਾਕਰਾ ਕਰਨ ਲਈ) ਗੁਰੂ ਨੇ ਹੌਸਲਾ ਦਿੱਤਾ, ਉਹ ਤੇਰੇ ਸੇਵਕ (ਮਾਇਆ ਦੀ ਤ੍ਰਿਸ਼ਨਾ ਵਲੋਂ) ਪੂਰਨ ਤੌਰ ਤੇ ਰੱਜ ਜਾਂਦੇ ਹਨ, ਉਹਨਾਂ ਦੇ ਅੰਦਰ ਸਿਫਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਇਕ-ਰਸ ਨਾਮ ਅੰਮ੍ਰਿਤ ਦੀ ਵਰਖਾ ਹੁੰਦੀ ਹੈ, ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ (ਗਿਆਨ-ਇੰਦ੍ਰਿਆਂ ਵਿਚ) ਸ਼ਾਂਤੀ ਟਿਕੀ ਰਹਿੰਦੀ ਹੈ।੩।

(ਗੁਰੂ ਨੇ) ਕਿਰਪਾ ਕਰਕੇ (ਜਿਸ ਮਨੁੱਖ ਨੂੰ) ਪ੍ਰਭੂ ਦੇ ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਸ ਪ੍ਰਭੂ ਤੋਂ ਜੀਵਨ ਮਨੋਰਥ ਪ੍ਰਾਪਤ ਕਰ ਲਿਆ ਜਿਸ ਦਾ ਉਹ ਭੇਜਿਆ ਹੋਇਆ ਹੈ। ਹੋ ਨਾਨਕ! ਉਸ ਵਡਭਾਗੀ ਮਨੁੱਖ ਦੇ ਜਨਮ ਮਰਨ ਦੇ ਗੇੜ ਮੁੱਕ ਗਏ, ਉਸ ਦੀਆਂ ਆਸਾਂ ਪੂਰੀਆਂ ਹੋ ਗਈਆਂ (ਭਾਵ, ਆਸਾ ਤ੍ਰਿਸ਼ਨਾ ਆਦਿਕ ਉਸ ਨੂੰ ਪੋਹ ਨਹੀਂ ਸਕਦੀਆਂ)।੪।੩੧।੩੮।

ਮਾਝ ਮਹਲਾ ੫ ॥ ਮੀਹੁ ਪਇਆ ਪਰਮੇਸਰਿ ਪਾਇਆ ॥ ਜੀਅ ਜੰਤ ਸਭਿ ਸੁਖੀ ਵਸਾਇਆ ॥ ਗਇਆ ਕਲੇਸੁ ਭਇਆ ਸੁਖੁ ਸਾਚਾ ਹਰਿ ਹਰਿ ਨਾਮੁ ਸਮਾਲੀ ਜੀਉ ॥੧॥ ਜਿਸ ਕੇ ਸੇ ਤਿਨ ਹੀ ਪ੍ਰਤਿਪਾਰੇ ॥ ਪਾਰਬ੍ਰਹਮ ਪ੍ਰਭ ਭਏ ਰਖਵਾਰੇ ॥ ਸੁਣੀ ਬੇਨੰਤੀ ਠਾਕੁਰਿ ਮੇਰੈ ਪੂਰਨ ਹੋਈ ਘਾਲੀ ਜੀਉ ॥੨॥ ਸਰਬ ਜੀਆ ਕਉ ਦੇਵਣਹਾਰਾ ॥ ਗੁਰ ਪਰਸਾਦੀ ਨਦਰਿ ਨਿਹਾਰਾ ॥ ਜਲ ਥਲ ਮਹੀਅਲ ਸਭਿ ਤ੍ਰਿਪਤਾਣੇ ਸਾਧੂ ਚਰਨ ਪਖਾਲੀ ਜੀਉ ॥੩॥ ਮਨ ਕੀ ਇਛ ਪੁਜਾਵਣਹਾਰਾ ॥ ਸਦਾ ਸਦਾ ਜਾਈ ਬਲਿਹਾਰਾ ॥ ਨਾਨਕ ਦਾਨੁ ਕੀਆ ਦੁਖ ਭੰਜਨਿ ਰਤੇ ਰੰਗਿ ਰਸਾਲੀ ਜੀਉ ॥੪॥੩੨॥੩੯॥ {ਪੰਨਾ ੧੦੫}

**ਪਦ ਅਰਥ** :- ਪਰਮੇਸਰਿ-ਪਰਮੇਸਰ ਨੇ। ਸਭਿ-ਸਾਰੇ। ਸਾਚਾ-ਸਦਾ ਕਾਇਮ ਰਹਿਣ ਵਾਲਾ। ਸਮਾਲੀ-ਸਮਾਲੀਂ, ਮੈਂ ਸੰਭਾਲਦਾ ਹਾਂ।੧।

ਜਿਸ ਕੇ-{ਲਫ਼ਜ਼ ‘ਜਿਸੁ’ ਦਾ \_ ਸੰਬੰਧਕ ‘ਕੇ’ ਦੇ ਕਾਰਨ ਉੱਡ ਗਿਆ ਹੈ}। ਤਿਨ ਹੀ-ਤਿਨਿ ਹੀ {ਨੋਟ :- ਲਫ਼ਜ਼ ‘ਤਿਨਿ’ ਇਕ-ਵਚਨ ਹੈ, ਅਰਥ ਹੈ ‘ਉਸ ਨੇ’। ਲਫ਼ਜ਼ ‘ਤਿਨ’ ਬਹੁ-ਵਚਨ ਹੈ, ਅਰਥ ਹੈ ‘ਉਹਨਾਂ

ਨੇ'। ਪਰ ਲਫਜ਼ 'ਤਿਨਿ' ਕ੍ਰਿਆ ਵਿਸ਼ੇਸ਼ਣ 'ਹੀ' ਜਾਂ 'ਹਿ' ਦੇ ਕਾਰਨ 'ਤਿਨ' ਬਣ ਜਾਂਦਾ ਹੈ, ਅਰਥ ਵਿਚ ਇਕ-ਵਚਨ ਹੀ ਰਹਿੰਦਾ ਹੈ} ਉਸ ਨੇ ਹੀ। ਠਕੁਰਿ-ਠਕੁਰ ਨੇ। ਘਾਲੀ-ਮੇਹਨਤ।੨।

ਕਉ-ਨੂੰ। ਨਦਰਿ-ਮਿਹਰ ਦੀ ਨਿਗਾਹ ਨਾਲ। ਨਿਹਾਰਾ-ਵੇਖਦਾ ਹੈ। ਮਹੀਅਲ-ਮਹੀ ਤਲ, ਧਰਤੀ ਦਾ ਉਪਰਲਾ ਪਾਸਾ, ਆਕਾਸ਼, ਪੁਲਾੜ। ਤ੍ਰਿਪਤਾਣੇ-ਰੱਜ ਗਏ। ਪਖਾਲੀ-ਪਖਾਲੀਂ, ਮੈਂ ਧੋਂਦਾ ਹਾਂ।੩।

ਇਛਾ-ਇੱਛਾ। ਜਾਈ-ਜਾਈਂ, ਮੈਂ ਜਾਂਦਾ ਹਾਂ। ਦੁਖ ਭੰਜਨਿ-ਦੁੱਖਾਂ ਦਾ ਨਾਸ ਕਰਨ ਵਾਲੇ ਪ੍ਰਭੂ ਨੇ। ਰੰਗਿ-ਪ੍ਰੇਮ ਵਿਚ। ਰਸਾਲੀ-{ਰਸ-ਆਲਯ} ਰਸਾਂ ਦਾ ਘਰ ਪ੍ਰਭੂ। ਰੰਗ ਰਸਾਲੀ-ਸਭ ਰਸਾਂ ਦੇ ਮਾਲਕ ਪ੍ਰਭੂ ਦੇ ਪ੍ਰੇਮ ਵਿਚ।੪।

**ਅਰਥ :-** (ਜਿਵੇਂ ਜਦੋਂ) ਮੀਂਹ ਪਿਆ (ਜਦੋਂ) ਪਰਮੇਸ਼ਰ ਨੇ ਮੀਂਹ ਪਾਇਆ ਤਾਂ ਉਸ ਨੇ ਸਾਰੇ ਜੀਅ ਜੰਤ ਸੁਖੀ ਵਸਾ ਦਿੱਤੇ, (ਤਿਵੇਂ ਜਿਉਂ ਜਿਉਂ) ਮੈਂ ਪਰਮਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹਾਂ ਮੇਰੇ ਅੰਦਰੋਂ ਦੁੱਖ ਕਲੇਸ਼ ਖਤਮ ਹੁੰਦਾ ਜਾਂਦਾ ਹੈ ਤੇ ਸਦਾ-ਬਿਰ ਰਹਿਣ ਵਾਲਾ ਆਤਮਕ ਆਨੰਦ, ਮੇਰੇ ਅੰਦਰ ਟਿਕਦਾ ਜਾਂਦਾ ਹੈ।੧।

(ਜਿਵੇਂ ਮੀਂਹ ਪਾ ਕੇ) ਪਾਰਬ੍ਰਹਮ ਪ੍ਰਭੂ ਉਹਨਾਂ ਸਾਰੇ ਜੀਅ ਜੰਤਾਂ ਦੀ ਪਾਲਣਾ ਕਰਦਾ ਹੈ ਜੋ ਉਸ ਦੇ ਪੈਦਾ ਕੀਤੇ ਹੋਏ ਹਨ ਸਭਨਾਂ ਦਾ ਰਾਖਾ ਬਣਦਾ ਹੈ (ਤਿਵੇਂ ਉਸ ਦੇ ਨਾਮ ਦੀ ਵਰਖਾ ਵਾਸਤੇ ਜਦੋਂ ਜਦੋਂ ਮੈਂ ਬੇਨਤੀ ਕੀਤੀ ਤਾਂ) ਮੇਰੇ ਪਾਲਣਹਾਰ ਪ੍ਰਭੂ ਨੇ ਮੇਰੀ ਬੇਨਤੀ ਸੁਣੀ ਤੇ ਮੇਰੀ (ਸੇਵਾ ਭਗਤੀ ਦੀ) ਮਿਹਨਤ ਸਿਰੇ ਚੜ੍ਹ ਗਈ।੨।

ਜੇਹੜਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਦੀ ਸਮਰੱਥਾ ਰੱਖਦਾ ਹੈ (ਜਿਸ ਦੀ ਕਿਰਪਾ ਨਾਲ) ਪਾਣੀ ਧਰਤੀ ਤੇ ਧਰਤੀ ਦੇ ਉਪਰਲੇ ਪੁਲਾੜ (ਦੇ) ਸਾਰੇ ਜੀਅ ਜੰਤ ਉਸ ਦੀਆਂ ਦਾਤਾਂ ਨਾਲ) ਰੱਜ ਰਹੇ ਹਨ, ਉਸ ਪ੍ਰਭੂ ਨੇ ਗੁਰੂ ਦੀ ਕਿਰਪਾ ਨਾਲ (ਮੈਨੂੰ ਭੀ) ਮਿਹਰ ਦੀ ਨਿਗਾਹ ਨਾਲ ਤੱਕਿਆ (ਤੇ ਮੇਰੇ ਹਿਰਦੇ ਵਿਚ ਨਾਮ ਵਰਖਾ ਕਰਕੇ ਮੈਨੂੰ ਮਾਇਆ ਦੀ ਤਿਸ਼ਨਾ ਵਲੋਂ ਰਜਾ ਦਿੱਤਾ, ਤਾਹੀਏਂ) ਮੈਂ ਗੁਰੂ ਦੇ ਚਰਨ ਧੋਂਦਾ ਹਾਂ।੩।

ਪਰਮਤਮਾ ਸਭ ਜੀਵਾਂ ਦੇ ਮਨ ਦੀ ਕਾਮਨਾ ਪੂਰੀ ਕਰਨ ਵਾਲਾ ਹੈ, ਮੈਂ ਉਸ ਤੋਂ ਸਦਾ ਹੀ ਸਦਾ ਹੀ ਸਦਕੇ ਜਾਂਦਾ ਹਾਂ। ਹੇ ਨਾਨਕ! (ਜੀਵਾਂ ਦੇ) ਦੁੱਖ ਨਾਸ ਕਰਨ ਵਾਲੇ ਪ੍ਰਭੂ ਨੇ (ਜਿਨ੍ਹਾਂ ਨੂੰ ਨਾਮ ਦੀ) ਦਾਤਿ ਬਖਸ਼ੀ ਉਹ ਉਸ ਸਾਰੇ ਰਸਾਂ ਦੇ ਮਾਲਕ ਪ੍ਰਭੂ ਦੇ ਪ੍ਰੇਮ ਵਿਚ ਰੰਗੇ ਗਏ।੪।੩੨।੩੯।

**ਮਾਝ ਮਹਲਾ ੫ ॥** ਮਨੁ ਤਨੁ ਤੇਰਾ ਧਨੁ ਭੀ ਤੇਰਾ ॥ ਤੂੰ ਠਕੁਰੁ ਸੁਆਮੀ ਪ੍ਰਭੂ ਮੇਰਾ ॥ ਜੀਉ ਪਿੰਡੁ ਸਭੁ ਰਾਸਿ ਤੁਮਾਰੀ ਤੇਰਾ ਜੋਰੁ ਗੋਪਾਲਾ ਜੀਉ ॥੧॥ ਸਦਾ ਸਦਾ ਤੂੰ ਹੈ ਸੁਖਦਾਈ ॥ ਨਿਵਿ ਨਿਵਿ ਲਾਗਾ ਤੇਰੀ ਪਾਈ ॥ ਕਾਰ ਕਮਾਵਾ ਜੇ ਤੁਧੁ ਭਾਵਾ ਜਾ ਤੂੰ ਦੇਹਿ ਦਇਆਲਾ ਜੀਉ ॥੨॥ ਪ੍ਰਭ ਤੁਮ ਤੇ ਲਹਣਾ ਤੂੰ ਮੇਰਾ ਗਹਣਾ ॥ ਜੋ ਤੂੰ ਦੇਹਿ ਸੋਈ ਸੁਖੁ ਸਹਣਾ ॥ ਜਿਥੈ ਰਖਹਿ ਬੈਕੁੰਠੁ ਤਿਥਾਈ ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥੩॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥ ਆਠ ਪਹਰ ਤੇਰੇ ਗੁਣ ਗਾਇਆ ॥ ਸਗਲ ਮਨੋਰਥ ਪੁਰਨ ਹੋਏ ਕਦੇ ਨ ਹੋਇ ਦੁਖਾਲਾ ਜੀਉ ॥੪॥੩੩॥੪੦॥ {ਪੰਨਾ ੧੦੬}

**ਪਦ ਅਰਥ :-** ਜੀਉ-ਜਿੰਦ। ਪਿੰਡ-ਸਰੀਰ। ਰਾਸਿ-ਸਰਮਾਇਆ। ਗੋਪਾਲਾ-ਹੇ ਗੋਪਾਲ!।੧।

ਤੂੰ ਹੈ-ਤੂੰ ਹੀ। ਸੁਖਦਾਈ-ਸੁਖ ਦੇਣ ਵਾਲਾ। ਨਿਵਿ-ਨਿਉਂ ਕੇ। ਪਾਈ-ਪੈਰੀਂ, ਚਰਨੀਂ। ਜੋ ਕਾਰ-ਜੇਹੜੀ ਸੇਵਾ, ਜੇਹੜਾ ਕੰਮ। ੨।

ਤੁਮ ਤੇ-ਤੇਰੇ ਪਾਸੋਂ। ਗਹਣਾ-ਸੁੰਦਰਤਾ ਦਾ ਵਸੀਲਾ। ਸੁਖੁ ਸਹਣਾ-ਸੁਖ (ਜਾਣ ਕੇ) ਸਹਾਰਨਾ। ਪ੍ਰਤਿਪਾਲਾ-ਪਾਲਣ ਵਾਲਾ। ੩।

ਸਿਮਰਿ-ਸਿਮਰ ਕੇ। ਸੁਖੁ-ਆਤਮਕ ਆਨੰਦ। ਨਾਨਕ-ਹੇ ਨਾਨਕ! ਸਗਲ-ਸਾਰੇ। ਦੁਖਾਲਾ-{ਦੁਖ-ਆਲਯ} ਦੁਖੀ। ੪।

**ਅਰਥ** :- ਹੇ ਸਿਸ਼ਟੀ ਦੇ ਪਾਲਕ! ਮੈਨੂੰ ਇਹ ਮਨ (ਜਿੰਦ) ਇਹ ਸਰੀਰ ਤੈਬੋਂ ਹੀ ਮਿਲਿਆ ਹੈ, (ਇਹ) ਧਨ ਭੀ ਤੇਰਾ ਹੀ ਦਿੱਤਾ ਹੋਇਆ ਹੈ। ਤੂੰ ਮੇਰਾ ਪਾਲਣਹਾਰ ਹੈਂ, ਤੂੰ ਮੇਰਾ ਸੁਆਮੀ ਹੈਂ, ਤੂੰ ਮੇਰਾ ਮਾਲਕ ਹੈਂ। ਇਹ ਜਿੰਦ ਇਹ ਸਰੀਰ ਸਭ ਤੇਰਾ ਹੀ ਦਿੱਤਾ ਹੋਇਆ ਹੈ, ਹੇ ਗੋਪਾਲ! ਮੈਨੂੰ ਤੇਰਾ ਹੀ ਮਾਣ ਤਾਣ ਹੈ। ੧।

ਹੇ ਦਇਆਲ ਪ੍ਰਭੂ! ਸਦਾ ਤੋਂ ਹੀ ਸਦਾ ਤੋਂ ਹੀ ਮੈਨੂੰ ਤੂੰ ਹੀ ਸੁਖ ਦੇਣ ਵਾਲਾ ਹੈਂ, ਮੈਂ ਸਦਾ ਨਿਉਂ ਨਿਉਂ ਕੇ ਤੇਰੀ ਹੀ ਪੈਰੀਂ ਲੱਗਦਾ ਹਾਂ, ਜੇ ਤੇਰੀ ਰਜ਼ਾ ਹੋਵੇ ਤਾਂ ਮੈਂ ਉਹੀ ਕੰਮ ਕਰਾਂ ਜੇਹੜਾ ਤੂੰ (ਕਰਨ ਵਾਸਤੇ) ਮੈਨੂੰ ਦੇਵੇਂ। ੨।

ਹੇ ਪ੍ਰਭੂ (ਸਾਰੇ ਪਦਾਰਥ) ਮੈਂ ਤੇਰੇ ਪਾਸੋਂ ਹੀ ਲੈਣੇ ਹਨ (ਸਦਾ ਲੈਂਦਾ ਰਹਿੰਦਾ ਹਾਂ), ਤੂੰ ਹੀ ਮੇਰੇ ਆਤਮਕ ਜੀਵਨ ਦੀ ਸੁੰਦਰਤਾ ਦਾ ਵਸੀਲਾ ਹੈਂ। (ਸੁਖ ਚਾਹੇ ਦੁਖ) ਜੋ ਕੁਝ ਤੂੰ ਮੈਨੂੰ ਦੇਂਦਾ ਹੈਂ ਮੈਂ ਉਸ ਨੂੰ ਸੁਖ ਜਾਣ ਕੇ ਸਹਾਰਦਾ ਹਾਂ (ਕਬੂਲਦਾ ਹਾਂ)। ਹੇ ਪ੍ਰਭੂ! ਤੂੰ ਸਭ ਜੀਵਾਂ ਦੀ ਪਾਲਣਾ ਕਰਨ ਵਾਲਾ ਹੈਂ, ਮੈਨੂੰ ਤੂੰ ਜਿਥੇ ਰੱਖਦਾ ਹੈਂ ਮੇਰੇ ਵਾਸਤੇ ਉਥੇ ਹੀ ਬੈਕੂਂਠ (ਸੁਰਗ) ਹੈ। ੩।

ਹੇ ਨਾਨਕ! (ਆਖ-ਹੇ ਪ੍ਰਭੂ!) ਜਿਸ ਮਨੁੱਖ ਨੇ ਅੱਠੇ ਪਹਰ (ਹਰ ਵੇਲੇ) ਤੇਰੀ ਸਿਫਤਿ-ਸਾਲਾਹ ਦੇ ਗੀਤ ਗਾਏ ਹਨ, ਉਸ ਨੇ ਤੇਰਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣਿਆ ਹੈ, ਉਸ ਦੀਆਂ ਸਾਰੀਆਂ ਲੋੜਾਂ ਪੂਰੀਆਂ ਹੋ ਜਾਂਦੀਆਂ ਹਨ, ਉਹ ਕਦੇ ਦੁਖੀ ਨਹੀਂ ਹੁੰਦਾ। ੪। ੩੩। ੪੦।

**ਮਾਝ ਮਹਲਾ ੫ ॥ ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥ ਜਲਿ ਬਲਿ ਮਹੀਅਲਿ ਦਹਦਿਸਿ ਵਰਸਾਇਆ ॥ ਸਾਂਤਿ ਭਈ ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥੧॥ ਸੁਖ ਦਾਤਾ ਦੁਖ ਭੰਜਨਹਾਰਾ ॥ ਅਪੇ ਬਖਸਿ ਕਰੇ ਜੀਅ ਸਾਰਾ ॥ ਅਪਨੇ ਕੀਤੇ ਨੇ ਆਪਿ ਪ੍ਰਤਿਪਾਲੇ ਪਇ ਪੈਰੀ ਤਿਸਹਿ ਮਨਾਈ ਜੀਉ ॥੨॥ ਜਾ ਕੀ ਸਰਣਿ ਪਇਆ ਗਤਿ ਪਾਈਐ ॥ ਸਾਸਿ ਸਾਸਿ ਹਰਿ ਨਾਮੁ ਧਿਆਈਐ ॥ ਤਿਸੁ ਬਿਨੁ ਹੋਰੁ ਨ ਦੂਜਾ ਠਾਕੁਰੁ ਸਭ ਤਿਸੈ ਕੀਆ ਜਾਈ ਜੀਉ ॥੩॥ ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥ ਤੂੰ ਸਚਾ ਸਾਹਿਬੁ ਗੁਣੀ ਗਹੇਰਾ ॥ ਨਾਨਕੁ ਦਾਸੁ ਕਹੈ ਬੇਨੰਤੀ ਆਠ ਪਹਰ ਤੁਧੁ ਧਿਆਈ ਜੀਉ ॥੪॥੩੪॥੪੧॥ {ਪੰਨਾ ੧੦੬}**

**ਪਦ ਅਰਥ** :- ਪਾਰਬ੍ਰਹਮਿ-ਪਾਰਬ੍ਰਹਮ ਨੇ। ਪ੍ਰਭਿ-ਪ੍ਰਭੂ ਨੇ। ਮੇਘ-ਬੱਦਲ। ਪਠਾਇਆ-ਭੇਜਿਆ। ਜਲਿ-ਪਾਣੀ ਵਿਚ। ਬਲਿ-ਧਰਤੀ ਵਿਚ। ਮਹੀਅਲਿ-ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ। ਦਹਦਿਸਿ-ਦਸੀਂ ਪਾਸੀਂ। ਤ੍ਰਿਸਨਾ-ਤ੍ਰੇਹ। ਠਾਈ-ਬਾਵਾਂ ਵਿਚ। ੧।

ਭੰਜਨਹਾਰਾ-ਨਾਸ ਕਰਨ ਵਾਲਾ। ਜੀਅ ਸਾਰਾ-ਜੀਵਾਂ ਦੀ ਸਾਰ, ਜੀਵਾਂ ਦੀ ਸੰਭਾਲ। ਨੋ-ਨੂੰ। ਪਇ-ਪੈ ਕੇ। ਤਿਸਹਿ-ਉਸ ਨੂੰ ਹੀ {ਨੋਟ :- ਲਫਜ਼ ‘ਤਿਸੁ’ ਦਾ \_ ਕ੍ਰਿਆ ਵਿਸ਼ੇਸ਼ਣ ‘ਹਿ’ ਕਾਰਨ ਉੱਡ ਗਿਆ ਹੈ}। ਮਨਾਈ-ਮਨਾਈਂ, ਮੈਂ ਮਨਾਂਦਾ ਹਾਂ। ੨।

ਗਤਿ-ਉੱਚੀ ਆਤਮਕ ਅਵਸਥਾ। ਸਾਸਿ ਸਾਸਿ-ਹਰੇਕ ਸਾਹ ਦੇ ਨਾਲ। ਤਿਸੈ ਕੀਆ-ਉਸ ਦੀਆਂ ਹੀ। ਜਾਈ-ਬਾਵਾਂ। ੩।

ਪ੍ਰਭ-ਹੇ ਪ੍ਰਭੂ! ਸਚਾ-ਸਦਾ-ਬਿਰ ਰਹਿਣ ਵਾਲਾ। ਗਹੇਰਾ-ਛੂੰਘਾ। ਧਿਆਈ-ਮੈਂ ਧਿਆਉਂਦਾ ਹਾਂ। ੪।

**ਅਰਥ** :- (ਜਿਵੇਂ ਜਦੋਂ ਭੀ) ਪਾਰਬ੍ਰਹਮ ਪ੍ਰਭੂ ਨੇ ਬੱਦਲ ਘੱਲਿਆ ਤੇ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਦਸੀਂ ਪਾਸੀਂ ਵਰਖਾ ਕਰ ਦਿੱਤੀ (ਜਿਸ ਦੀ ਬਰਕਤਿ ਨਾਲ ਜੀਵਾਂ ਦੇ ਅੰਦਰ) ਠੰਢ ਪੈ ਗਈ, ਸਭਨਾਂ ਦੀ ਤ੍ਰੇਹ ਮਿਟ ਗਈ ਤੇ ਸਭ ਬਾਈਂ ਖੁਸ਼ੀ ਹੀ ਖੁਸ਼ੀ ਹੋ ਗਈ (ਇਸੇ ਤਰ੍ਹਾਂ ਅਕਾਲ ਪੁਰਖ ਨੇ ਗੁਰੂ ਨੂੰ ਘੱਲਿਆ ਜਿਸ ਨੇ ਪ੍ਰਭੂ ਦੇ ਨਾਮ ਦੀ ਵਰਖਾ ਕੀਤੀ ਤਾਂ ਸਭ ਜੀਵਾਂ ਦੇ ਹਿਰਦੇ ਵਿਚ ਸ਼ਾਂਤੀ ਪੈਦਾ ਹੋਈ ਸਭ ਦੀ ਮਾਇਕ ਡਿਸ਼ਨਾ ਮਿਟ ਗਈ, ਤੇ ਸਭ ਦੇ ਹਿਰਦਿਆਂ ਵਿਚ ਆਤਮਕ ਆਨੰਦ ਪੈਦਾ ਹੋਇਆ)। ੧।

(ਸਭ ਜੀਵਾਂ ਨੂੰ) ਸੁਖ ਦੇਣ ਵਾਲਾ (ਸਭ ਦੇ) ਦੁੱਖ ਦੂਰ ਕਰਨ ਵਾਲਾ ਪਰਮਾਤਮਾ ਆਪ ਹੀ ਮਿਹਰ ਕਰ ਕੇ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਪ੍ਰਭੂ ਆਪਣੇ ਪੈਦਾ ਕੀਤੇ ਜਗਤ ਦੀ ਆਪ ਪਾਲਣਾ ਕਰਦਾ ਹੈ। ਮੈਂ ਉਸ ਦੇ ਚਰਨਾਂ ਤੇ ਢਹਿ ਕੇ ਉਸ ਨੂੰ ਹੀ ਪ੍ਰਸੰਨ ਕਰਨ ਦਾ ਜਤਨ ਕਰਦਾ ਹਾਂ। ੨।

(ਹੇ ਭਾਈ !) ਜਿਸ ਪਰਮਾਤਮਾ ਦਾ ਆਸਰਾ ਲਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ, ਉਸ ਹਰੀ ਦਾ ਨਾਮ ਹਰੇਕ ਸਾਹ ਦੇ ਨਾਲ ਚੇਤੇ ਕਰਦੇ ਰਹਿਣਾ ਚਾਹੀਦਾ ਹੈ। ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਪਾਲਣਹਾਰ ਨਹੀਂ ਹੈ, ਸਾਰੀਆਂ ਬਾਵਾਂ ਉਸੇ ਦੀਆਂ ਹੀ ਹਨ (ਸਭ ਜੀਵਾਂ ਵਿਚ ਉਹ ਆਪ ਹੀ ਵੱਸ ਰਿਹਾ ਹੈ)। ੩।

ਹੇ ਪ੍ਰਭੂ! ਮੈਨੂੰ ਤੇਰਾ ਹੀ ਮਾਣ ਹੈ ਮੈਨੂੰ ਤੇਰਾ ਹੀ ਆਸਰਾ ਹੈ, ਤੂੰ ਸਦਾ ਕਾਇਮ ਰਹਿਣ ਵਾਲਾ ਮੇਰਾ ਮਾਲਕ ਹੈਂ, ਤੂੰ ਸਾਰੇ ਗੁਣਾਂ ਵਾਲਾ ਹੈਂ ਤੇਰੇ ਗੁਣਾਂ ਦੀ ਹਾਥ ਨਹੀਂ ਪਾਈ ਜਾ ਸਕਦੀ। ਹੇ ਪ੍ਰਭੂ! (ਤੇਰਾ) ਦਾਸ ਨਾਨਕ (ਤੇਰੇ ਅੱਗੇ) ਬੇਨਤੀ ਕਰਦਾ ਹੈ (ਕਿ ਮਿਹਰ ਕਰ) ਮੈਂ ਅੱਠੇ ਪਹਰ ਤੈਨੂੰ ਯਾਦ ਕਰਦਾ ਰਹਾਂ। ੪। ੩੪। ੪੧।

**ਮਾਝ ਮਹਲਾ ੫ ॥** ਸਭੇ ਸੁਖ ਭਏ ਪ੍ਰਭ ਤੁਠੇ ॥ ਗੁਰ ਪੂਰੇ ਕੇ ਚਰਣ ਮਨਿ ਵੁਠੇ ॥ ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੇਈ ਜਾਣੈ ਜੀਉ ॥੧॥ ਅਗਮ ਅਗੋਚਰੁ ਸਾਹਿਬੁ ਮੇਰਾ ॥ ਘਟ ਘਟ ਅੰਤਰਿ ਵਰਤੈ ਨੇਰਾ ॥ ਸਦਾ ਅਲਿਪਤੁ ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥੨॥ ਪ੍ਰਭ ਮਿਲਣੈ ਕੀ ਏਹ ਨੀਸਾਣੀ ॥ ਮਨਿ ਇਕੋ ਸਚਾ ਹੁਕਮੁ ਪਛਾਣੀ ॥ ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥੩॥ ਹਥੀ ਦਿਤੀ ਪ੍ਰਭਿ ਦੇਵਣਹਾਰੈ ॥ ਜਨਮ ਮਰਣ ਰੋਗ ਸਭਿ ਨਿਵਾਰੇ ॥ ਨਾਨਕ ਦਾਸ ਕੀਏ ਪ੍ਰਭਿ ਅਪੁਨੇ ਹਰਿ ਕੀਰਤਨਿ ਰੰਗ ਮਾਣੇ ਜੀਉ ॥੪॥੩੫॥੪੨॥ {ਪੰਨਾ ੧੦੬}

**ਪਦ ਅਰਥ** :- ਤੁਠੇ-ਪ੍ਰਸੰਗ ਹੋਇਆਂ। ਮਨਿ-ਮਨ ਵਿਚ। ਵੁਠੇ-ਵੁਠੇ, ਵੱਸ ਪਏ। ਸਹਜ-ਆਤਮਕ ਅਡੋਲਤਾ। ਸਹਜ ਸਮਾਧਿ-ਆਤਮਕ ਅਡੋਲਤਾ ਦੀ ਸਮਾਧੀ। ਲਿਵ-ਲਗਨ। ਅੰਤਰਿ-(ਜਿਸ ਦੇ) ਹਿਰਦੇ ਵਿਚ। ਸੋਈ-ਉਹੀ ਮਨੁਖ। ੧।

ਅਗਮ-ਅਪਹੁੰਚ। ਅਗੋਚਰੁ-{ਅ-ਗੋ-ਚਰੁ} ਜਿਸ ਤਕ ਗਿਆਨ-ਇੰਦੀਆਂ ਦੀ ਪਹੁੰਚ ਨਾਹ ਹੋ ਸਕੇ। ਵਰਤੈ-ਮੌਜੂਦ ਹੈ। ਨੇਰਾ-ਨੇੜੇ। ਅਲਿਪਤੁ-ਨਿਰਲੇਪ। ਆਪੁ-ਆਪਣੇ ਆਪ ਨੂੰ। ੨।

ਸਚਾ-ਸਦਾ ਕਾਇਮ ਰਹਿਣ ਵਾਲਾ। ਸਹਜਿ-ਆਤਮਕ ਅਡੋਲਤਾ ਵਿਚ। ਸੰਤੋਖ-ਸੰਤੋਖ ਵਿਚ। ਤ੍ਰਿਪਤਾਸੇ-ਰੱਜ ਜਾਂਦੇ ਹਨ। ਭਾਣੈ-ਰਜ਼ਾ ਵਿਚ। ੩।

ਹਥੀ-ਤਲੀ {ਘਰ ਵਿਚ ਅੰਵਾਣਿਆਂ ਲਈ ਮਾਵਾਂ ਜਵੈਣ ਸੌਂਢ ਆਦਿਕ ਦੀ ਛੱਕੀ ਬਣਾ ਰੱਖਦੀਆਂ ਹਨ, ਤੇ ਵੇਲੇ ਕੁਵੇਲੇ ਬਾਲਾਂ ਨੂੰ ਤਲੀ ਦੇ ਦੇਂਦੀਆਂ ਹਨ}, ਛੱਕੀ। ਪ੍ਰਭਿ-ਪ੍ਰਭੂ ਨੇ। ਸਭਿ-ਸਾਰੇ। ਨਿਵਾਰੇ-ਦੂਰ ਕਰ ਦਿੱਤੇ। ਕੀਰਤਨਿ-ਕੀਰਤਨ ਵਿਚ। ੪।

**ਅਰਥ** :- ਜਦੋਂ ਪ੍ਰਭੂ ਪ੍ਰਸੰਨ ਹੋਵੇ (ਤੇ ਉਸ ਦੀ ਮਿਹਰ ਨਾਲ) ਪੂਰੇ ਗੁਰੂ ਦੇ ਚਰਨ (ਕਿਸੇ ਵਡ-ਭਾਗੀ ਦੇ) ਮਨ ਵਿਚ ਆ ਵੱਸਣ ਤਾਂ (ਉਸ ਨੂੰ) ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ। ਪਰ ਉਸ ਆਨੰਦ ਨੂੰ ਉਹੀ ਮਨੁੱਖ ਸਮਝਦਾ ਹੈ ਜਿਸ ਦੇ ਅੰਦਰ (ਪ੍ਰਭੂ-ਮਿਲਾਪ ਦੀ) ਲਗਨ ਹੋਵੇ ਜਿਸ ਦੀ ਆਤਮਕ ਅਡੋਲਤਾ ਵਾਲੀ ਸਮਾਧੀ ਲੱਗੀ ਹੋਈ ਹੋਵੇ (ਭਾਵ, ਜੋ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹੇ)। ੧।

(ਹੋ ਭਾਈ !) ਮੇਰਾ ਮਾਲਕ-ਪ੍ਰਭੂ ਅਪਹੁੰਚ ਹੈ, ਗਿਆਨ-ਇੰਦੀਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ, (ਉੱਵਾਂ) ਉਹ ਹਰੇਕ ਦੇ ਹਿਰਦੇ ਵਿਚ ਵੱਸ ਰਿਹਾ ਹੈ ਉਹ ਸਭ ਜੀਵਾਂ ਦੇ ਨੇੜੇ ਵੱਸਦਾ ਹੈ, (ਫਿਰ ਭੀ) ਉਹ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਤੇ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਉਹ ਸਭ ਦੀ ਜਿੰਦ-ਜਾਨ ਹੈ ਸਭ ਦਾ ਆਤਮਾ ਹੈ, ਸਭ ਦਾ ਆਪਾ ਹੈ) ਉਸ (ਸਭ ਦੇ) ਆਪੇ (ਪ੍ਰਭੂ) ਨੂੰ ਕੋਈ ਵਿਰਲਾ ਮਨੁੱਖ ਪਛਾਣਦਾ ਹੈ। ੨।

(ਹੋ ਭਾਈ !) ਪਰਮਾਤਮਾ ਦੇ ਮਿਲਾਪ ਦੀ ਨਿਸ਼ਾਨੀ ਇਹ ਹੈ (ਕਿ ਜੇਹੜਾ ਉਸ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ਉਹ) ਆਪਣੇ ਮਨ ਵਿਚ ਉਸ ਪ੍ਰਭੂ ਦਾ ਸਦਾ ਕਾਇਮ ਰਹਿਣ ਵਾਲਾ ਹੁਕਮ ਸਮਝ ਲੈਂਦਾ ਹੈ (ਉਸ ਦੀ ਰਜ਼ਾ ਵਿਚ ਰਾਜ਼ੀ ਰਹਿੰਦਾ ਹੈ)। ਜੇਹੜੇ ਮਨੁੱਖ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ, ਉਹ ਸੰਤੋਖ ਵਿਚ ਜੀਵਨ ਬਿਤੀਤ ਕਰਦੇ ਹਨ ਤੇ (ਤ੍ਰਿਸ਼ਨਾ ਵਲੋਂ) ਸਦਾ ਰੱਜੇ ਰਹਿੰਦੇ ਹਨ। ੩।

(ਪ੍ਰਭੂ ਦੀ ਸਿਫਤਿ-ਸਾਲਾਹ, ਮਾਨੋ, ਇਕ ਛੱਕੀ ਹੈ) ਦੇਵਣਹਾਰ ਪ੍ਰਭੂ ਨੇ ਇਸ ਜੀਵ-ਬਾਲ ਨੂੰ (ਇਸ ਛੱਕੀ ਦੀ) ਤਲੀ ਦਿੱਤੀ, ਉਸ ਦੇ ਜਨਮ ਮਰਨ ਦੇ ਗੇੜ ਵਿਚ ਪਾਣ ਵਾਲੇ ਸਾਰੇ ਰੋਗ ਦੂਰ ਕਰ ਦਿੱਤੇ।

ਹੋ ਨਾਨਕ ! ਜਿਨ੍ਹਾਂ ਨੂੰ ਪ੍ਰਭੂ ਨੇ ਆਪਣੇ ਸੇਵਕ ਬਣਾ ਲਿਆ, ਉਹ ਪਰਮਾਤਮਾ ਦੀ ਸਿਫਤਿ-ਸਾਲਾਹ ਵਿਚ (ਆਤਮਕ) ਆਨੰਦ ਮਾਣਦੇ ਹਨ। ੪। ੩੫। ੪੨।

ਮਾਝ ਮਹਲਾ ੫ ॥ ਕੀਨੀ ਦਇਆ ਗੋਪਾਲ ਗੁਸਾਈ ॥ ਗੁਰ ਕੇ ਚਰਣ ਵਸੇ ਮਨ ਮਾਹੀ ॥ ਅੰਗੀਕਾਰੁ ਕੀਆ  
ਤਿਨਿ ਕਰਤੈ ਦੁਖ ਕਾ ਡੇਰਾ ਢਾਹਿਆ ਜੀਉ ॥੧॥ ਮਨਿ ਤਨਿ ਵਸਿਆ ਸਚਾ ਸੋਈ ॥ ਬਿਖੜਾ ਬਾਨੁ ਨਾ  
ਦਿਸੈ ਕੋਈ ॥ ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥੨॥ ਜੋ ਕਿਛੁ ਕਰੇ ਸੁ ਆਪੇ  
ਆਪੈ ॥ ਬੁਧਿ ਸਿਆਣਪ ਕਿਛੂ ਨ ਜਾਪੈ ॥ ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ  
ਲਾਹਿਆ ਜੀਉ ॥੩॥ ਚਰਣ ਕਮਲ ਜਨ ਕਾ ਆਧਾਰੇ ॥ ਆਠ ਪਹਰ ਰਾਮ ਨਾਮੁ ਵਾਪਾਰੇ ॥ ਸਹਜ ਅਨੰਦ  
ਗਾਵਹਿ ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥੪॥੩੬॥੪੩॥ {ਪੰਨਾ ੧੦੨}

**ਪਦ ਅਰਥ :-** ਮਾਹੀ-ਵਿਚ। ਅੰਗੀਕਾਰੁ ਕੀਆ-{ਅੰਗੀ ਕੁ to accept} ਪਰਵਾਨ ਕਰ ਲਿਆ ਹੈ। ਤਿਨਿ-ਉਸ ਨੇ। ਤਿਨਿ ਕਰਤੈ-ਉਸ ਕਰਤਾਰ ਨੇ। ਢਾਹਿਆ-ਢਾਹ ਦਿੱਤਾ। ੧।

ਮਨਿ-ਮਨ ਵਿਚ। ਸਚਾ-ਸਦਾ-ਬਿਰ ਰਹਿਣ ਵਾਲਾ। ਬਿਖੜਾ-ਔਖਾ। ਢੂਤ-ਦੋਖੀ। ਸਭਿ-ਸਾਰੇ। ਆਹਿਆ-ਪਿਆਰਾ ਲੱਗਾ। ੨।

ਆਪੇ-ਆਪ ਹੀ। ਆਪੇ-ਆਪੇ ਤੋਂ। ਜਾਪੈ-ਦਿੱਸਦੀ। ਨੋ-ਨੂੰ। ਪ੍ਰਭਿ-ਪ੍ਰਭੂ ਨੇ। ਭੁਲਾਵਾ-ਭੁਲੇਖਾ। ੩।

ਆਧਾਰੋ-ਆਧਾਰੁ, ਆਸਰਾ। ਵਾਪਾਰੋ-ਵਾਪਾਰੁ, ਵਣਜ। ਗਾਵਹਿ-ਗਾਂਦੇ ਹਨ। ਸਮਾਹਿਆ-ਵਿਆਪਕ ਹੈ। ੪।

**ਅਰਥ :-** ਸਿਸ਼ਟੀ ਦੇ ਪਾਲਣਹਾਰ, ਸਿਸ਼ਟੀ ਦੇ ਖਸਮ-ਪ੍ਰਭੂ ਨੇ (ਜਿਸ ਮਨੁੱਖ ਉਤੇ) ਮਿਹਰ ਕੀਤੀ, ਉਸ ਦੇ ਮਨ ਵਿਚ ਗੁਰੂ ਦੇ ਚਰਣ ਵੱਸ ਪਏ। (ਉਸ ਨੂੰ) ਉਸ ਕਰਤਾਰ ਨੇ ਪਰਵਾਨ ਕਰ ਲਿਆ (ਆਪਣਾ ਬਣਾ ਲਿਆ, ਤੇ ਉਸ ਦੇ ਅੰਦਰੋਂ ਕਰਤਾਰ ਨੇ) ਦੁੱਖ ਦਾ ਅੱਡਾ ਹੀ ਚੁਕਾ ਦਿੱਤਾ। ੧।

ਜਿਸ ਮਨੁੱਖ ਦੇ ਮਨ ਵਿਚ ਸਰੀਰ ਵਿਚ ਉਹ ਸਦਾ-ਬਿਰ ਰਹਿਣ ਵਾਲਾ ਪਰਮਾਤਮਾ ਵੱਸ ਪਏ, ਉਸ ਨੂੰ (ਜੀਵਨ-ਸਫਰ ਵਿਚ) ਕੋਈ ਥਾਂ ਔਖਾ ਨਹੀਂ ਦਿੱਸਦਾ। ਜਿਸ ਦਾ ਪਿਆਰ ਮਾਲਕ ਪ੍ਰਭੂ ਨਾਲ ਹੀ ਬਣ ਜਾਏ, ਸਾਰੇ ਦੋਖੀ ਦੁਸ਼ਮਨ ਉਸ ਦੇ ਸੱਜਣ ਮਿੱਤ੍ਰ ਬਣ ਜਾਂਦੇ ਹਨ (ਕਾਮਾਦਿਕ ਵੈਰੀ ਉਸ ਦੇ ਅਧੀਨ ਹੋ ਜਾਂਦੇ ਹਨ)। ੨।

ਜਿਸ ਮਨੁੱਖ ਦੇ ਮਨ ਵਿਚੋਂ ਪ੍ਰਭੂ ਨੇ ਭਟਕਣਾ ਤੇ ਭੁਲੇਖਾ ਦੂਰ ਕਰ ਦਿੱਤਾ, (ਉਸ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ) ਜੋ ਕੁਝ ਪ੍ਰਭੂ ਕਰਦਾ ਹੈ ਆਪ ਹੀ ਆਪਣੇ ਆਪ ਤੋਂ ਕਰਦਾ ਹੈ (ਉਸ ਦੇ ਕੰਮਾਂ ਵਿਚ ਕਿਸੇ ਹੋਰ ਦੀ) ਅਕਲ ਜਾਂ ਚੜੁਕਾਈ (ਕੰਮ ਕਰਦੀ) ਨਹੀਂ ਦਿੱਸਦੀ, ਆਪਣੇ ਸੰਤਾਂ ਵਾਸਤੇ ਪ੍ਰਭੂ ਆਪ ਸਹਾਈ ਬਣਦਾ ਹੈ। ੩।

ਹੋ ਨਾਨਕ ! ਪ੍ਰਭੂ ਦੇ ਸੋਹਣੇ ਚਰਨ ਪ੍ਰਭੂ ਦੇ ਸੇਵਕਾਂ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦੇ ਹਨ, ਸੇਵਕ ਅੱਠੇ ਪਹਰ ਪਰਮਾਤਮਾ ਦਾ ਨਾਮ ਵਣਜਦੇ ਹਨ, ਸੇਵਕ ਆਤਮਕ ਅਡੋਲਤਾ ਦੇ ਆਨੰਦ (ਮਾਣਦੇ ਹੋਏ ਸਦਾ) ਉਸ ਗੋਬਿੰਦ ਪ੍ਰਭੂ ਦੇ ਗੁਣ ਗਾਂਦੇ ਹਨ ਜੋ ਸਭ ਜੀਵਾਂ ਵਿਚ ਵਿਆਪਕ ਹੈ। ੪। ੩੬। ੪੩।

**ਮਾਝ ਮਹਲਾ ੫ ॥** ਸੋ ਸਚੁ ਮੰਦਰੁ ਜਿਤੁ ਸਚੁ ਧਿਆਈਐ ॥ ਸੋ ਰਿਦਾ ਸੁਹੇਲਾ ਜਿਤੁ ਹਰਿ ਗੁਣ ਗਾਈਐ ॥ ਸਾ ਧਰਤਿ ਸੁਹਾਵੀ ਜਿਤੁ ਵਸਹਿ ਹਰਿ ਜਨ ਸਚੇ ਨਾਮ ਵਿਟਹੁ ਕੁਰਬਾਣੇ ਜੀਉ ॥੧॥ ਸਚੁ ਵਡਾਈ ਕੀਮ ਨ ਪਾਈ ॥ ਕੁਦਰਤਿ ਕਰਮੁ ਨ ਕਹਣਾ ਜਾਈ ॥ ਧਿਆਇ ਧਿਆਇ ਜੀਵਹਿ ਜਨ ਤੇਰੇ ਸਚੁ ਸਬਦੁ ਮਨਿ ਮਾਣੈ ਜੀਉ ॥੨॥ ਸਚੁ ਸਾਲਾਹਣੁ ਵਡਭਾਗੀ ਪਾਈਐ ॥ ਗੁਰ ਪਰਸਾਦੀ ਹਰਿ ਗੁਣ ਗਾਈਐ ॥ ਰੰਗਿ ਰਤੇ ਤੇਰੈ ਤੁਧੁ ਭਾਵਹਿ ਸਚੁ ਨਾਮੁ ਨੀਸਾਣੇ ਜੀਉ ॥੩॥ ਸਚੇ ਅੰਤੁ ਨ ਜਾਣੈ ਕੋਈ ॥ ਥਾਨਿ ਥਨੰਤਰਿ ਸਚਾ ਸੋਈ ॥ ਨਾਨਕ ਸਚੁ ਧਿਆਈਐ ਸਦ ਹੀ ਅੰਤਰਜਾਮੀ ਜਾਣੇ ਜੀਉ ॥੪॥੩੭॥੪੪॥ {ਪੰਨਾ ੧੦੨}

**ਪਦ ਅਰਥ :-** ਸਚੁ-ਸਦਾ-ਬਿਰ, ਅਟੱਲ। ਮੰਦਰੁ-ਦੇਵ ਅਸਥਾਨ। ਜਿਤੁ-ਜਿਸ ਵਿਚ। ਰਿਦਾ-ਹਿਰਦਾ। ਸੁਹੇਲਾ-ਸੁਖੀ। ਗਾਈਐ-ਗਾਵੀਏ। ਸਾ-{'ਸਾ' ਇਸਤ੍ਰੀ ਲਿੰਗ ਹੈ, ਤੇ 'ਸੋ' ਪੁਲਿੰਗ ਹੈ} ਉਹ। ਸੁਹਾਵੀ-ਸੁਖ ਦੇਣ ਵਾਲੀ, ਸੋਹਣੀ। ਵਿਟਹੁ-ਤੋਂ। ਕੁਰਬਾਣੇ-ਕੁਰਬਾਣੁ। ੧।

ਕੀਮ-ਕੀਮਤ। ਕਰਮੁ-ਬਖਸ਼ਸ਼। ਜੀਵਹਿ-ਜੀਉਂਦੇ ਹਨ, ਆਤਮਕ ਜੀਵਨ ਹਾਸਲ ਕਰਦੇ ਹਨ। ਮਨਿ-ਮਨ ਵਿਚ। ਮਾਣੋ-ਮਾਣੁ, ਆਸਰਾ। ੨।

ਰੰਗਿ-ਪ੍ਰੇਮ ਵਿਚ। ਤੇਰੈ ਰੰਗਿ-ਤੇਰੇ ਪ੍ਰੇਮ ਵਿਚ। ਤੁਧੁ-ਮੈਨੂੰ। ਨੀਸਾਣੋ-ਨੀਸਾਣੁ, ਪਰਵਾਨਾ। ੩।

ਸਚੇ ਅੰਤੁ-ਸਦਾ-ਬਿਰ ਪ੍ਰਭੂ ਦਾ ਅੰਤ। ਥਾਨਿ ਥਨਤਰਿ-ਥਾਨਿ ਥਾਨ ਅੰਤਰਿ, ਹਰੇਕ ਥਾਂ ਵਿਚ। ਜਾਣੋ-ਜਾਣੁ, ਸੁਜਾਨ। ੪।

**ਅਰਥ** :- (ਹੇ ਭਾਈ !) ਜਿਸ ਥਾਂ ਵਿਚ ਸਦਾ-ਬਿਰ ਪਰਮਾਤਮਾ ਦਾ ਸਿਮਰਨ ਕੀਤਾ ਜਾਂਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਮੰਦਰ ਹੈ। ਉਹ ਹਿਰਦਾ (ਸਦਾ) ਸੁਖੀ ਹੈ ਜਿਸ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਏ ਜਾਣ। ਉਹ ਧਰਤੀ ਸੁੰਦਰ ਬਣ ਜਾਂਦੀ ਹੈ ਜਿਸ ਵਿਚ ਪਰਮਾਤਮਾ ਦੇ ਭਗਤ ਵੱਸਦੇ ਹਨ ਤੇ ਪਰਮਾਤਮਾ ਦੇ ਨਾਮ ਤੋਂ ਸਦਕੇ ਜਾਂਦੇ ਹਨ। ੧।

(ਹੇ ਭਾਈ !) ਤੂੰ ਸਦਾ-ਬਿਰ ਰਹਿਣ ਵਾਲਾ ਹੈਂ, ਤੇਰੀ ਬਜ਼ੁਰਗੀ ਦਾ ਕੋਈ ਜੀਵ ਮੁੱਲ ਨਹੀਂ ਪਾ ਸਕਦਾ (ਭਾਵ, ਤੇਰੇ ਜੇਡਾ ਵੱਡਾ ਹੋਰ ਕੋਈ ਨਹੀਂ ਹੈ)। ਤੇਰੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ, ਤੇਰੀ ਬਖਸ਼ਸ਼ ਬਿਆਨ ਨਹੀਂ ਕੀਤੀ ਜਾ ਸਕਦੀ। ਤੇਰੇ ਭਗਤ ਤੇਰਾ ਨਾਮ ਸਿਮਰ ਸਿਮਰ ਕੇ ਆਤਮਕ ਜੀਵਨ ਪ੍ਰਾਪਤ ਕਰਦੇ ਹਨ, ਉਹਨਾਂ ਦੇ ਮਨ ਵਿਚ ਤੇਰਾ ਸਦਾ-ਬਿਰ (ਸਿਫ਼ਤਿ-ਸਾਲਾਹ ਦਾ) ਸ਼ਬਦ ਹੀ ਆਸਰਾ ਹੈ। ੨।

(ਹੇ ਪ੍ਰਭੂ !) ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੇਰੀ ਸਿਫ਼ਤਿ-ਸਾਲਾਹ ਵੱਡੇ ਭਾਗਾਂ ਨਾਲ ਮਿਲਦੀ ਹੈ। ਹੇ ਹਰੀ ! ਤੇਰੇ ਗੁਣ ਗੁਰੂ ਦੀ ਕਿਰਪਾ ਨਾਲ ਗਾਏ ਜਾ ਸਕਦੇ ਹਨ। ਹੇ ਪ੍ਰਭੂ ! ਤੈਨੂੰ ਉਹ ਸੇਵਕ ਪਿਆਰੇ ਲੱਗਦੇ ਹਨ ਜੇਹੜੇ ਤੇਰੇ ਪ੍ਰੇਮ ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦੇ ਪਾਸ ਤੇਰਾ ਸਦਾ-ਬਿਰ ਰਹਿਣ ਵਾਲਾ ਨਾਮ (ਜੀਵਨ-ਸਫਰ ਵਿਚ) ਰਾਹਦਾਰੀ ਹੈ। ੩।

(ਹੇ ਭਾਈ !) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਗੁਣਾਂ ਦਾ ਕੋਈ ਮਨੁੱਖ ਅੰਤ ਨਹੀਂ ਜਾਣ ਸਕਦਾ। ਉਹ ਸਦਾ-ਬਿਰ ਰਹਿਣ ਵਾਲਾ ਪ੍ਰਭੂ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਨਾਨਕ ! ਉਸ ਸਦਾ-ਬਿਰ ਪ੍ਰਭੂ ਨੂੰ ਸਦਾ ਹੀ ਸਿਮਰਨਾ ਚਾਹੀਦਾ ਹੈ, ਉਹ ਸੁਜਾਨ ਹੈ ਤੇ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ। ੪। ੩੨। ੪੪।

ਮਾਝ ਮਹਲਾ ੫ ॥ ਰੈਣਿ ਸੁਹਾਵੜੀ ਦਿਨਸੁ ਸੁਹੇਲਾ ॥ ਜਪਿ ਅੰਮ੍ਰਿਤ ਨਾਮੁ ਸੰਤ ਸੰਗਿ ਮੇਲਾ ॥ ਘੜੀ ਮੂਰਤ ਸਿਮਰਤ ਪਲ ਵੰਵਹਿ ਜੀਵਣੁ ਸਫਲੁ ਤਿਬਾਈ ਜੀਉ ॥੧॥ ਸਿਮਰਤ ਨਾਮੁ ਦੋਖ ਸਭਿ ਲਾਖੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਸਾਥੇ ॥ ਭੈ ਭਉ ਭਰਮੁ ਖੋਇਆ ਗੁਰਿ ਪੂਰੈ ਦੇਖਾ ਸਭਨੀ ਜਾਈ ਜੀਉ ॥੨॥ ਪ੍ਰਭੂ ਸਮਰਥੁ ਵਡ ਉਚ ਅਪਾਰਾ ॥ ਨਉਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥ ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਜਾਚਿਕੁ ਜਾਚੈ ਸਾਧ ਰਵਾਲਾ ॥ ਦੇਹਿ ਦਾਨੁ ਨਾਨਕੁ ਜਨੁ ਮਾਗੈ ਸਦਾ ਸਦਾ ਹਰਿ ਧਿਆਈ ਜੀਉ ॥੪॥੩੮॥੪੫॥ {ਪੰਨਾ ੧੦੨}

**ਪਦ ਅਰਥ** :- ਸੁਹਾਵੜੀ-ਸੁਖ ਦੇਣ ਵਾਲੀ, ਸੋਹਣੀ। ਸੁਹੇਲਾ-ਸੱਖਾ। ਜਪਿ-ਜਪ ਕੇ। ਅੰਮ੍ਰਿਤ-ਆਤਮਕ ਮੌਤ ਤੋਂ ਬਚਾਣ ਵਾਲਾ। ਸੰਗਿ-ਸੰਗ ਵਿਚ। ਮੂਰਤ-ਮੁਹੂਰਤ, ਦੋ ਘੜੀਆਂ। ਵੰਵਹਿ-ਬੀਤਣ। ਤਿਬਾਈ-ਉਥੇ ਹੀ। ੧।

ਦੋਖ-ਪਾਪ। ਸਭਿ-ਸਾਰੇ। ਭੈ-ਪ੍ਰਭੂ ਦਾ ਡਰ ਦਿਲ ਵਿਚ ਰੱਖਣ ਨਾਲ, ਭਉ ਦੇ ਕਾਰਨ। ਭਰਮੁ-ਭਟਕਣਾ। ਗੁਰਿ ਪੂਰੈ-ਪੂਰੇ ਗੁਰੂ ਦੀ ਰਾਹੀਂ। ਦੇਖਾ-ਦੇਖਾਂ, ਮੈਂ ਵੇਖਦਾ ਹਾਂ। ਜਾਈ-ਜਾਈਂ। ੨।

ਨਉ ਨਿਧਿ-ਨੌ ਖਜ਼ਾਨੇ। ਆਦਿ-ਸ਼ੁਰੂ ਵਿਚ। ਅੰਤਿ-ਅਖੀਰ ਵਿਚ। ਮਧਿ-ਵਿਚਕਾਰ। ਨ ਲਾਈ-ਨ ਲਾਈਂ, ਮੈਂ ਨਹੀਂ ਲਾਂਦਾ। ਲਵੈ-ਬਰਾਬਰ। ਲਵੈ ਨ ਲਾਈ-ਮੈਂ ਬਰਾਬਰ ਦਾ ਨਹੀਂ ਸਮਝਦਾ। ੩।

ਜਾਚਿਕੁ-ਮੰਗਤਾ। ਜਾਚੈ-ਮੰਗਦਾ ਹੈ। ਰਵਾਲਾ-ਚਰਨ ਧੂੜ। ਸਾਧ-ਗੁਰੂ। ਜਨੁ-ਦਾਸ। ਨਾਨਕੁ ਮਾਗੈ-ਨਾਨਕ ਮੰਗਦਾ ਹੈ। ਧਿਆਈ-ਧਿਆਈਂ, ਮੈਂ ਧਿਆਵਾਂ। ੪।

**ਅਰਥ :-** (ਜੇ) ਸੰਤਾਂ ਦੀ ਸੰਗਤਿ ਵਿਚ ਮੇਲ (ਹੋ ਜਾਏ ਤਾਂ ਉਥੇ) ਆਤਮਕ ਮੌਤ ਤੋਂ ਬਚਾਣ ਵਾਲਾ ਹਰਿ-ਨਾਮ ਜਪ ਕੇ ਰਾਤ ਸੁਹਾਵਣੀ ਬੀਤਦੀ ਹੈ, ਦਿਨ ਭੀ ਸੌਖਾ ਗੁਜ਼ਾਰਦਾ ਹੈ। ਜਿਥੇ ਉਮਰ ਦੀਆਂ ਘੜੀਆਂ ਦੋ ਘੜੀਆਂ ਪਲ ਪਰਮਾਤਮਾ ਦਾ ਨਾਮ ਸਿਮਰਦਿਆਂ ਬੀਤਣ ਉਥੇ ਹੀ ਜੀਵਨ (ਦਾ ਸਮਾਂ) ਸਫਲ ਹੁੰਦਾ ਹੈ। ੧।

ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰੇ ਪਾਪ ਲਹਿ ਜਾਂਦੇ ਹਨ, ਜੀਵ ਦੇ ਹਿਰਦੇ ਵਿਚ ਤੇ ਬਾਹਰ ਜਗਤ ਵਿਚ ਪਰਮਾਤਮਾ (ਹਰ ਵੇਲੇ) ਨਾਲ (ਵੱਸਦਾ ਪ੍ਰਤੀਤ) ਹੁੰਦਾ ਹੈ।

ਪਰਮਾਤਮਾ ਦਾ ਡਰ ਅਦਬ ਹਿਰਦੇ ਵਿਚ ਰੱਖਣ ਦੇ ਕਾਰਨ ਪੂਰੇ ਗੁਰੂ ਨੇ ਮੇਰਾ ਦੁਨੀਆ ਵਾਲਾ ਡਰ ਮੁਕਾ ਦਿੱਤਾ ਹੈ, ਹੁਣ ਮੈਂ ਪਰਮਾਤਮਾ ਨੂੰ ਸਭ ਥਾਵਾਂ ਵਿਚ ਵੇਖਦਾ ਹਾਂ। ੨।

ਪ੍ਰਭੂ ਸਭ ਤਾਕਤਾਂ ਵਾਲਾ ਹੈ, ਸਭ ਤੋਂ ਵੱਡਾ ਉੱਚਾ ਹੈ ਤੇ ਬੇਅੰਤ ਹੈ, ਉਸ ਦਾ ਨਾਮ (ਮਾਨੋ, ਜਗਤ ਦੇ) ਨੌ ਹੀ ਖਜ਼ਾਨੇ ਹੈ, (ਨਾਮ ਧਨ ਨਾਲ ਉਸ ਪ੍ਰਭੂ ਦੇ) ਖਜ਼ਾਨੇ ਭਰੇ ਪਏ ਹਨ। (ਸੰਸਾਰ ਰਚਨਾ ਦੇ) ਸ਼ੁਰੂ ਵਿਚ ਪ੍ਰਭੂ ਆਪ ਹੀ ਆਪ ਸੀ (ਦੁਨੀਆ ਦੇ) ਅੰਤ ਵਿਚ ਪ੍ਰਭੂ ਆਪ ਹੀ ਆਪ ਹੋਵੇਗਾ (ਹੁਣ ਸੰਸਾਰ ਰਚਨਾ ਦੇ) ਮੱਧ ਵਿਚ ਪ੍ਰਭੂ ਆਪ ਹੀ ਆਪ ਹੈ। ਮੈਂ ਕਿਸੇ ਹੋਰ ਨੂੰ ਬਰਾਬਰ ਦਾ ਨਹੀਂ ਸਮਝ ਸਕਦਾ। ੩।

ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ! (ਮੇਰੇ ਉਤੇ) ਕਿਰਪਾ ਕਰ। (ਤੇਰਾ ਇਹ) ਮੰਗਤਾ (ਤੇਰੇ ਪਾਸੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ। (ਤੇਰਾ) ਦਾਸ ਨਾਨਕ (ਤੈਥੋਂ) ਮੰਗਦਾ ਹੈ (ਇਹ) ਦਾਨ ਦੇਹਿ ਕਿ ਮੈਂ, ਹੇ ਹਰੀ! ਸਦਾ ਹੀ ਸਦਾ ਹੀ (ਤੈਨੂੰ) ਸਿਮਰਦਾ ਰਹਾਂ। ੪। ੩੯। ੪੫।

ਮਾਝ ਮਹਲਾ ੫ ॥ ਐਥੈ ਤੂੰ ਹੈ ਆਗੈ ਆਪੇ ॥ ਜੀਅ ਜੰਤ੍ਰ ਸਭ ਤੇਰੇ ਥਾਪੇ ॥ ਤੁਧੁ ਬਿਨੁ ਅਵਰੁ ਨ ਕੋਈ ਕਰਤੇ ਮੈ ਧਰ ਓਟ ਤੁਮਾਰੀ ਜੀਉ ॥੧॥ ਰਸਨਾ ਜਪਿ ਜਪਿ ਜੀਵੈ ਸੁਆਮੀ ॥ ਪਾਰਬ੍ਰਹਮ ਪ੍ਰਭ ਅੰਤਰਜਾਮੀ ॥ ਜਿਨਿ ਸੇਵਿਆ ਤਿਨ ਹੀ ਸੁਖੁ ਪਾਇਆ ਸੋ ਜਨਮੁ ਨ ਜੂਐ ਹਾਰੀ ਜੀਉ ॥੨॥ ਨਾਮੁ ਅਵਖਧੁ ਜਿਨਿ ਜਨ ਤੇਰੈ ਪਾਇਆ ॥ ਜਨਮ ਜਨਮ ਕਾ ਰੋਗੁ ਗਵਾਇਆ ॥ ਹਰਿ ਕੀਰਤਨੁ ਗਾਵਹੁ ਦਿਨੁ ਰਾਤੀ ਸਫਲੁ ਏਹਾ ਹੈ ਕਾਰੀ ਜੀਉ ॥੩॥ ਦ੍ਰਿਸ਼ਟਿ ਧਾਰਿ ਅਪਨਾ ਦਾਸੁ ਸਵਾਰਿਆ ॥ ਘਟ ਘਟ ਅੰਤਰਿ ਪਾਰਬ੍ਰਹਮ ਨਮਸਕਾਰਿਆ ॥ ਇਕਸੁ ਵਿਣੁ ਹੋਰੁ ਦੂਜਾ ਨਾਹੀ ਬਾਬਾ ਨਾਨਕ ਇਹ ਮਤਿ ਸਾਰੀ ਜੀਉ ॥੪॥ ੩੯॥ ੪੬॥ {ਪੰਨਾ ੧੦੨}

**ਪਦ ਅਰਥ :-** ਐਥੈ-ਇਸ ਲੋਕ ਵਿਚ। ਆਗੈ-ਪਰਲੋਕ ਵਿਚ। ਆਪੇ-(ਤੂੰ) ਆਪ ਹੀ। ਸਭਿ-ਸਾਰੇ। ਥਾਪੇ-ਪੈਦਾ ਕੀਤੇ ਹੋਏ। ਕਰਤੇ-ਹੇ ਕਰਤਾਰ! ਧਰ-ਆਸਰਾ। ਓਟ-ਸਹਾਰਾ। ੧।

ਰਸਨਾ-ਜੀਭ (ਨਾਲ)। ਜਪਿ ਜਪਿ-ਮੁੜ ਮੁੜ ਜਪ ਕੇ। ਜੀਵੈ-(ਮਨੁੱਖ) ਆਤਮਕ ਜੀਵਨ ਹਾਸਲ ਕਰਦਾ ਹੈ। ਪ੍ਰਭੂ-ਹੇ ਪ੍ਰਭੂ! ਅੰਤਰਜਾਮੀ-ਹੇ ਸਭ ਦੇ ਦਿਲ ਦੀ ਜਾਣਨ ਵਾਲੇ! ਜਿਨਿ-ਜਿਸ (ਮਨੁੱਖ) ਨੇ। ਤਿਨ ਹੀ-

ਤਿਨਿ ਹੀ, ਉਸ ਨੇ ਹੀ। {ਨੋਟ :- ਲਫਜ਼ ‘ਤਿਨ’ ਦੀ ‘f’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ। ਜੂਐ-ਜੂਏ ਦੀ ਖੇਡ ਵਿਚ। ਹਾਰੀ-ਹਾਰੈ, ਹਾਰਦਾ। ੨।

ਅਵਖਧੁ-ਦਵਾਈ। ਜਿਨਿ-ਜਿਸ ਨੇ। ਜਨਿ-ਜਨ ਨੇ। ਜਿਨਿ ਜਨਿ ਤੇਰੈ-ਤੇਰੇ ਜਿਸ ਦਾਸ ਨੇ। ਕਾਰੀ-ਕਾਰ। ੩।

ਦ੍ਰਿਸਟਿ-ਮਿਹਰ ਦੀ ਨਜ਼ਰ। ਧਾਰਿ-ਧਾਰ ਕੇ। ਘਟ ਘਟ ਅੰਤਰਿ-ਹਰੇਕ ਸਰੀਰ ਵਿਚ। ਬਾਬਾ-ਹੇ ਭਾਈ ! ਨਾਨਕ-ਹੇ ਨਾਨਕ ! ਸਾਰੀ-ਸ੍ਰੇਸ਼ਟ। ੪।

**ਅਰਥ** :- ਹੇ ਕਰਤਾਰ ! ਇਸ ਲੋਕ ਵਿਚ ਮੇਰਾ ਤੂੰ ਹੀ ਸਹਾਰਾ ਹੈਂ, ਤੇ ਪਰਲੋਕ ਵਿਚ ਭੀ ਮੇਰਾ ਤੂੰ ਆਪ ਹੀ ਆਸਰਾ ਹੈਂ। ਸਾਰੇ ਜੀਅ ਜੰਤ ਤੇਰੇ ਹੀ ਸਹਾਰੇ ਹਨ। ਹੇ ਕਰਤਾਰ ! ਤੈਥੋਂ ਬਿਨਾ ਮੈਨੂੰ ਕੋਈ ਹੋਰ (ਸਹਾਈ) ਨਹੀਂ (ਦਿੱਦਾ), ਮੈਨੂੰ ਤੇਰੀ ਹੀ ਓਟ ਹੈ ਤੇਰਾ ਹੀ ਆਸਰਾ ਹੈ। ੨।

ਹੇ ਸੁਆਮੀ ! ਹੇ ਪਾਰਬ੍ਰਹਮ ! ਹੇ ਅੰਤਰਜਾਮੀ ਪ੍ਰਭੂ ! (ਤੇਰਾ ਸੇਵਕ ਤੇਰਾ ਨਾਮ ਆਪਣੀ) ਜੀਭ ਨਾਲ ਜਪ ਜਪ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ। ਜਿਸ ਮਨੁੱਖ ਨੇ ਤੇਰੀ ਸੇਵਾ-ਭਗਤੀ ਕੀਤੀ ਉਸੇ ਨੇ ਹੀ ਆਤਮਕ ਆਨੰਦ ਮਾਣਿਆ, ਉਹ ਮਨੁੱਖ ਆਪਣਾ ਮਨੁੱਖਾ ਜਨਮ ਅਜਾਈਂ ਨਹੀਂ ਗਵਾਂਦਾ (ਜਿਵੇਂ ਕਿ ਜੁਆਰੀਆ ਜੂਏ ਵਿਚ ਸਭ ਕੁਝ ਹਾਰ ਜਾਂਦਾ ਹੈ)। ੨।

(ਹੇ ਪ੍ਰਭੂ !) ਤੇਰੇ ਜਿਸ ਸੇਵਕ ਨੇ ਤੇਰਾ ਨਾਮ (-ਰੂਪ) ਦਵਾਈ ਲੱਭ ਲਈ, ਉਸ ਨੇ ਕਈ ਜਨਮਾਂ (ਦੇ ਵਿਕਾਰਾਂ) ਦਾ ਰੋਗ (ਉਸ ਦਵਾਈ ਨਾਲ) ਦੂਰ ਕਰ ਲਿਆ। (ਹੇ ਭਾਈ !) ਰਾਤ ਦਿਨੇ ਪਰਮਾਤਮਾ ਦੀ ਸਿਫਤਿ-ਸਾਲਾਹ ਦਾ ਗੀਤ ਗਾਂਦੇ ਰਹੋ, ਇਹੀ ਕਾਰ ਲਾਭ ਦੇਣ ਵਾਲੀ ਹੈ। ੩।

(ਪ੍ਰਭੂ ਨੇ ਜੇਹੜਾ) ਆਪਣਾ ਸੇਵਕ (ਆਪਣੀ) ਮਿਹਰ ਦੀ ਨਿਗਾਹ ਕਰ ਕੇ ਸੁਚੱਜੇ ਜੀਵਨ ਵਾਲਾ ਬਣਾ ਦਿੱਤਾ, ਉਸ ਨੇ ਹਰੇਕ ਸਰੀਰ ਵਿਚ ਉਸ ਪਰਮਾਤਮਾ ਨੂੰ (ਵੇਖ ਕੇ ਹਰੇਕ ਅੱਗੇ) ਆਪਣਾ ਸਿਰ ਨਿਵਾਇਆ (ਭਾਵ, ਹਰੇਕ ਨਾਲ ਪ੍ਰੇਮ ਪਿਆਰ ਵਾਲਾ ਵਰਤਾਵ ਕੀਤਾ)।

ਹੇ ਨਾਨਕ ! (ਆਖ-) ਹੇ ਭਾਈ ! ਇਕ ਪਰਮਾਤਮਾ ਤੋਂ ਬਿਨਾ ਹੋਰ ਕੋਈ (ਉਸ ਵਰਗਾ) ਨਹੀਂ ਹੈ-ਇਹੀ ਸਭ ਤੋਂ ਸ੍ਰੇਸ਼ਟ ਸੂਝ ਹੈ। ੪। ੩੯। ੪੬।

**ਮਾਝ ਮਹਲਾ ੫ ॥** ਮਨੁ ਤਨੁ ਰਤਾ ਰਾਮ ਪਿਆਰੇ ॥ ਸਰਬਸੁ ਦੀਜੈ ਅਪਨਾ ਵਾਰੇ ॥ ਆਠ ਪਹਰ ਗੋਵਿੰਦ ਗੁਣ ਗਾਈਐ ਬਿਸਰੁ ਨਾ ਕੋਈ ਸਾਸਾ ਜੀਉ ॥੧॥ ਸੋਈ ਸਾਜਨ ਮੀਤੁ ਪਿਆਰਾ ॥ ਰਾਮੁ ਨਾਮੁ ਸਾਧ ਸੰਗਿ ਬੀਚਾਰਾ ॥ ਸਾਧੂ ਸੰਗਿ ਤਰੀਜੈ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥੨॥ ਚਾਰਿ ਪਦਾਰਥ ਹਰਿ ਕੀ ਸੇਵਾ ॥ ਪਾਰਜਾਤੁ ਜਪਿ ਅਲਖ ਅਭੇਵਾ ॥ ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥੩॥ ਪੂਰਨ ਭਾਗ ਭਏ ਜਿਸੁ ਪ੍ਰਾਣੀ ॥ ਸਾਧ ਸੰਗਿ ਮਿਲੇ ਸਾਰੰਗਪਾਣੀ ॥ ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ ॥੪॥੪੦॥੪੭॥ {ਪੰਨਾ ੧੦੮}

**ਪਦ ਅਰਥ** :- ਸਰਬਸੁ-{ਸਰਵਸ਼ਵਖ ਸਰਵ-ਸਰਬ, ਸਾਰਾ। ਸ਼ਬ-ਸੂ, ਧਨ} ਸਾਰਾ ਧਨ, ਸਭ ਕੁਛ। ਸਾਸ-ਸਾਹ। ੧।

ਤਰੀਜੈ-ਤਰੀਦਾ ਹੈ। ਸਾਗਰੁ-ਸਮੁੰਦਰ। ਫਾਸਾ-ਫਾਹੀ। ੨।

ਚਾਰਿ ਪਦਾਰਥ-{ਧਰਮ, ਅਰਥ, ਕਾਮ, ਮੌਖ}। ਪਾਰਜਾਤੁ-ਸੁਰਗ ਦਾ ਰੁੱਖ ਜੋ ਮਨੋਕਾਮਨਾ ਪੂਰੀ ਕਰਦਾ ਹੈ। ਅਲਖ-ਜਿਸ ਦਾ ਸਰੂਪ ਬਿਆਨ ਨਾਹ ਹੋ ਸਕੇ। ਅਭੇਵ-ਜਿਸ ਦਾ ਭੇਦ ਨ ਪਾਇਆ ਜਾ ਸਕੇ। ਕਿਲਬਿਖ-ਪਾਪ। ਗੁਰਿ-ਗੁਰੁ ਨੇ। ੩।

ਭਾਗ-ਕਿਸਮਤ। ਸਾਰੰਗ ਪਾਣੀ-{ਸਾਰੰਗ-ਧਨੁਖ। ਪਾਣੀ-ਹੱਥ} ਧਨੁੱਖਧਾਰੀ ਪ੍ਰਭੂ। ਜਿਸੁ ਅੰਤਰਿ-ਜਿਸ ਦੇ ਹਿਰਦੇ ਵਿਚ। ਉਦਾਸ-ਮਾਇਆ ਦੇ ਮੋਹ ਤੋਂ ਉਪਰਾਮ। ੪।

**ਅਰਥ** :- (ਹੇ ਭਾਈ ! ਜੇ ਤੂੰ ਇਹ ਲੋੜਦਾ ਹੈਂ ਕਿ ਤੇਰਾ) ਮਨ (ਤੇਰਾ) ਸਰੀਰ ਪਿਆਰੇ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਰਹੇ, (ਤਾਂ) ਆਪਣਾ ਸਭ ਕੁਛ ਸਦਕੇ ਕਰ ਕੇ (ਉਸ ਪ੍ਰੇਮ ਦੇ ਵੱਟੇ) ਦੇ ਦੇਣਾ ਚਾਹੀਦਾ ਹੈ, ਅੱਠੇ ਪਹਰ ਗੋਬਿੰਦ ਦੇ ਗੁਣ ਗਾਣੇ ਚਾਹੀਦੇ ਹਨ। (ਹੇ ਭਾਈ !) ਕੋਈ ਇੱਕ ਸਾਹ (ਲੈਂਦਿਆਂ ਭੀ ਪਰਮਾਤਮਾ ਨੂੰ) ਨਾਹ ਭੁਲਾ। ੧।

ਜੇਹੜਾ ਮਨੁੱਖ ਸਾਧ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੇ ਨਾਮ ਨੂੰ ਵਿਚਾਰਦਾ ਹੈ, ਉਹੀ ਸੱਜਣ-ਪ੍ਰਭੂ ਦਾ ਪਿਆਰਾ ਮਿਤ੍ਰ ਹੈ। ਸਾਧ ਸੰਗਤਿ ਵਿਚ (ਰਿਹਾਂ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ, ਤੇ ਜਮਾਂ ਵਾਲੀ ਫਾਹੀ ਕੱਟੀ ਜਾਂਦੀ ਹੈ। ੨।

(ਹੇ ਭਾਈ !) ਪਰਮਾਤਮਾ ਦੀ ਸੇਵਾ-ਭਗਤੀ ਹੀ (ਦੁਨੀਆ ਦੇ ਪ੍ਰਸਿਧ) ਚਾਰ ਪਦਾਰਥ ਹਨ। (ਹੇ ਭਾਈ !) ਅਲੱਖ ਅਭੇਵ ਪ੍ਰਭੂ ਦਾ ਨਾਮ ਜਪ, ਇਹੀ ਪਾਰਜਾਤ (-ਰੁੱਖ ਮਨੋਕਾਮਨਾ ਪੂਰੀਆਂ ਕਰਨ ਵਾਲਾ) ਹੈ। ਜਿਸ ਮਨੁੱਖ (ਦੇ ਅੰਦਰੋਂ) ਗੁਰੂ ਨੇ ਕਾਮ ਦੂਰ ਕਰ ਦਿੱਤਾ ਹੈ ਕ੍ਰੋਧ ਦੂਰ ਕਰ ਦਿੱਤਾ ਜਿਸ ਦੇ ਸਾਰੇ ਪਾਪ ਗੁਰੂ ਨੇ ਕੱਟ ਦਿੱਤੇ ਹਨ, ਉਸ ਦੀ (ਹਰੇਕ ਕਿਸਮ ਦੀ) ਆਸਾ ਪੂਰੀ ਹੋ ਗਈ। ੩।

(ਹੇ ਭਾਈ !) ਜਿਸ ਮਨੁੱਖ ਦੇ ਪੂਰੇ ਭਾਗ ਜਾਗ ਪੈਣ, ਉਸ ਨੂੰ ਸਾਧ ਸੰਗਤਿ ਵਿਚ ਪਰਮਾਤਮਾ ਮਿਲ ਪੈਂਦਾ ਹੈ। ਹੇ ਨਾਨਕ ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਹ ਘਰ-ਬਾਰੀ ਹੁੰਦਾ ਹੋਇਆ ਹੀ ਮਾਇਆ ਤੋਂ ਨਿਰਲੇਪ ਰਹਿੰਦਾ ਹੈ ਤੇ ਉਹ ਪ੍ਰਭੂ ਦੇ ਦਰ ਤੇ ਕਬੂਲ ਹੁੰਦਾ ਹੈ। ੪। ੧੮੦। ੧੮੨।

ਮਾਝ ਮਹਲਾ ੫ ॥ ਸਿਮਰਤ ਨਾਮੁ ਰਿਦੈ ਸੁਖੁ ਪਾਇਆ ॥ ਕਰਿ ਕਿਰਪਾ ਭਗਤੀ ਪ੍ਰਗਟਾਇਆ ॥ ਸੰਤ ਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗ ਜੀਉ ॥੧॥ ਜਾ ਕੈ ਗ੍ਰਿਹਿ ਨਵਨਿਧਿ ਹਰਿ ਭਾਈ ॥ ਤਿਸੁ ਮਿਲਿਆ ਜਿਸੁ ਪੁਰਬ ਕਮਾਈ ॥ ਗਿਆਨ ਧਿਆਨ ਪੂਰਨ ਪਰਮੇਸ਼ੁਰ ਪ੍ਰਭੂ ਸਭਨਾ ਗਲਾ ਜੋਗਾ ਜੀਉ ॥੨॥ ਖਿਨ ਮਹਿ ਬਾਪਿ ਉਥਾਪਨ ਹਾਰਾ ॥ ਆਪਿ ਇਕੰਤੀ ਆਪਿ ਪਸਾਰਾ ॥ ਲੇਪੁ ਨਹੀ ਜਗ ਜੀਵਨ ਦਾਤੇ ਦਰਸਨ ਡਿਠੇ ਲਹਨਿ ਵਿਜੋਗਾ ਜੀਉ ॥੩॥ ਅੰਚਲਿ ਲਾਇ ਸਭ ਸਿਸਟਿ ਤਰਾਈ ॥ ਆਪਣਾ ਨਾਉ ਆਪਿ ਜਪਾਈ ॥ ਗੁਰ ਬੋਹਿਥੁ ਪਾਇਆ ਕਿਰਪਾ ਤੇ ਨਾਨਕ ਧੁਰਿ ਸੰਜੋਗਾ ਜੀਉ ॥੪॥ ੪੧॥ ੪੮॥ {ਪੰਨਾ ੧੦੮}

ਪਦ ਅਰਥ :- ਰਿਦੈ-ਹਿਰਦੇ ਵਿਚ। ਸੁਖ-ਆਤਮਕ ਆਨੰਦ। ਭਗਤੀ-ਭਗਤਾਂ ਨੇ। ਬਿਨਸੇ-ਨਾਸ ਹੋ ਗਏ। ੧।

ਜਾ ਕੈ ਗ੍ਰਿਹਿ-ਜਿਸ ਹਰੀ ਦੇ ਘਰ ਵਿਚ। ਨਵ ਨਿਧਿ-ਨੌ ਖੜਾਨੇ। ਪੁਰਬ ਕਮਾਈ-ਪਹਿਲੇ ਜਨਮਾਂ ਵਿਚ ਕੀਤੀ ਨੇਕ ਕਮਾਈ (ਉੱਘੜ ਪਈ)। ਗਿਆਨ-ਛੁੰਘੀ ਸਾਂਝ। ਧਿਆਨ-ਸਮਾਧੀ। ਜੋਗਾ-ਸਮਰੱਥ। ੨।

ਬਾਪਿ-ਬਾਪ ਕੇ, ਪੈਦਾ ਕਰ ਕੇ। ਉਬਾਪਨਹਾਰਾ-ਨਾਸ ਕਰਨ ਦੀ ਤਾਕਤ ਰੱਖਣ ਵਾਲਾ। ਇਕੰਤੀ-ਇਕਾਂਤੀ, ਇਕੱਲਾ। ਪਸਾਰਾ-ਜਗਤ ਦਾ ਖਿਲਾਰਾ। ਲੇਪੁ-ਪ੍ਰਭਾਵ। ਲਹਨਿ-ਲਹਿ ਜਾਂਦੇ ਹਨ। ੩।

ਅੰਚਲਿ-ਪੱਲੇ ਨਾਲ। ਸਿਸਟਿ-ਸਿਸਟੀ, ਢੁਨੀਆ। ਬੋਹਿਬੁ-ਜਹਾਜ਼। ਤੇ-ਨਾਲ, ਤੋਂ। ਧੁਰਿ-ਪ੍ਰਭੂ ਦੀ ਧੁਰ-ਦਰਗਾਹ ਤੋਂ। ੪।

**ਅਰਥ** :- (ਜਿਸ ਮਨੁੱਖ ਦੇ ਹਿਰਦੇ ਵਿਚ) ਭਗਤ ਜਨਾਂ ਨੇ ਕਿਰਪਾ ਕਰ ਕੇ (ਪਰਮਾਤਮਾ ਦਾ ਨਾਮ) ਪਰਗਟ ਕਰ ਦਿੱਤਾ, ਉਸ ਨੇ ਨਾਮ ਸਿਮਰ ਕੇ ਹਿਰਦੇ ਵਿਚ ਆਤਮਕ ਆਨੰਦ ਮਾਣਿਆ। ਸਾਧ ਸੰਗਤਿ ਵਿਚ ਮਿਲ ਕੇ ਜਿਸ ਨੇ ਸਦਾ ਹਰੀ-ਨਾਮ ਜਪਿਆ, ਉਸ ਦੇ ਸਾਰੇ ਆਲਸ ਉਸ ਦੇ ਸਾਰੇ ਰੋਗ ਢੂਰ ਹੋ ਗਏ। ੧।

ਹੋ ਭਾਈ ! ਜਿਸ ਹਰੀ ਦੇ ਘਰ ਵਿਚ ਨੌ ਹੀ ਖੜਾਨੇ ਮੌਜੂਦ ਹਨ, ਉਹ ਹਰੀ ਉਸ ਮਨੁੱਖ ਨੂੰ ਮਿਲਦਾ ਹੈ (ਗੁਰੂ ਦੀ ਰਾਹੀਂ) ਜਿਸ ਦੀ ਪਹਿਲੇ ਜਨਮਾਂ ਵਿਚ ਕੀਤੀ ਨੇਕ ਕਮਾਈ ਦੇ ਸੰਸਕਾਰ ਜਾਗ ਪੈਂਦੇ ਹਨ। ਉਸ ਦੀ ਪੂਰਨ ਪਰਮਾਤਮਾ ਨਾਲ ਡੂੰਘੀ ਸਾਂਝ ਬਣ ਜਾਂਦੀ ਹੈ, ਉਸ ਦੀ ਪੂਰਨ ਪ੍ਰਭੂ ਵਿਚ ਸੁਰਤਿ ਜੁੜੀ ਰਹਿੰਦੀ ਹੈ, ਉਸ ਨੂੰ ਯਕੀਨ ਹੋ ਜਾਂਦਾ ਹੈ ਕਿ ਪਰਮਾਤਮਾ ਸਭ ਕੰਮ ਕਰਨ ਦੀ ਸਮਰਥਾ ਰੱਖਦਾ ਹੈ। ੨।

(ਹੋ ਭਾਈ !) ਪਰਮਾਤਮਾ (ਸਾਰਾ ਜਗਤ ) ਰਚ ਕੇ ਇਕ ਖਿਨ ਵਿਚ (ਇਸ ਨੂੰ) ਨਾਸ ਕਰਨ ਦੀ ਭੀ ਤਾਕਤ ਰੱਖਦਾ ਹੈ। ਉਹ ਆਪ ਹੀ (ਨਿਰਗੁਣ-ਸਰੂਪ ਹੋ ਕੇ) ਇਕੱਲਾ (ਹੋ ਜਾਂਦਾ) ਹੈ, ਤੇ ਆਪ ਹੀ (ਆਪਣੇ ਆਪੇ ਤੋਂ ਸਰਗੁਣ ਰੂਪ ਧਾਰ ਕੇ) ਜਗਤ-ਰਚਨਾ ਕਰ ਦੇਂਦਾ ਹੈ। ਉਸ ਕਰਤਾਰ ਨੂੰ, ਜਗਤ-ਦੇ-ਜੀਵਨ ਉਸ ਪ੍ਰਭੂ ਨੂੰ ਮਾਣਿਆ ਦਾ ਪ੍ਰਭਾਵ ਪੋਹ ਨਹੀਂ ਸਕਦਾ। ਉਸ ਦਾ ਦਰਸਨ ਕੀਤਿਆਂ ਸਾਰੇ ਵਿਛੋੜੇ ਲਹਿ ਜਾਂਦੇ ਹਨ (ਪ੍ਰਭੂ ਤੋਂ ਵਿਛੋੜਾ ਪਾਣ ਵਾਲੇ ਸਾਰੇ ਪ੍ਰਭਾਵ ਮਨ ਤੋਂ ਲਹਿ ਜਾਂਦੇ ਹਨ)। ੩।

(ਹੋ ਭਾਈ ! ਗੁਰੂ ਦੇ) ਪੱਲੇ ਲਾ ਕੇ (ਪ੍ਰਭੂ ਆਪ ਹੀ) ਸਾਰੀ ਸਿਸਟੀ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ, ਪ੍ਰਭੂ (ਗੁਰੂ ਦੀ ਰਾਹੀਂ) ਆਪਣਾ ਨਾਮ ਆਪ ਹੀ (ਜੀਵਾਂ ਪਾਸੋਂ) ਜਪਾਂਦਾ ਹੈ। ਹੋ ਨਾਨਕ ! ਪਰਮਾਤਮਾ ਦੀ ਧੁਰ-ਦਰਗਾਹ ਤੋਂ ਮਿਲਾਪ ਦੇ ਸਬਬ ਬਣਨ ਨਾਲ ਪਰਮਾਤਮਾ ਦੀ ਮਿਹਰ ਨਾਲ ਹੀ ਗੁਰੂ-ਜਹਾਜ਼ ਮਿਲਦਾ ਹੈ। ੪। ੪੧। ੪੮।

ਮਾਝ ਮਹਲਾ ੫ ॥ ਸੋਈ ਕਰਣਾ ਜਿ ਆਪਿ ਕਰਾਏ ॥ ਜਿਥੈ ਰਖੈ ਸਾ ਭਲੀ ਜਾਏ ॥ ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ ਮੀਠਾ ਜੀਉ ॥੧॥ ਸਭ ਪਰੋਈ ਇਕਤੁ ਧਾਗੈ ॥ ਜਿਸ ਲਾਇ ਲਏ ਸੋ ਚਰਣੀ ਲਾਗੈ ॥ ਉਂਧ ਕਵਲੁ ਜਿਸ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥ ਤੇਰੀ ਮਹਿਮਾ ਤੂੰ ਹੈ ਜਾਣਹਿ ॥ ਅਪਣਾ ਆਪੁ ਤੂੰ ਆਪਿ ਪਛਾਣਹਿ ॥ ਹਉ ਬਲਿਹਾਰੀ ਸੰਤਨ ਤੇਰੇ ਜਿਨਿ ਕਾਮੁ ਕ੍ਰੋਧ ਲੋਭੁ ਪੀਠਾ ਜੀਉ ॥੩॥ ਤੂੰ ਨਿਰਵੈਰੁ ਸੰਤ ਤੇਰੇ ਨਿਰਮਲ ॥ ਜਿਨ ਦੇਖੇ ਸਭ ਉਤਰਹਿ ਕਲਮਲ ॥ ਨਾਨਕ ਨਾਮੁ ਧਿਆਇ ਧਿਆਇ ਜੀਵੈ ਬਿਨਸਿਆ ਭ੍ਰਮੁ ਭਉ ਧੀਠਾ ਜੀਉ ॥੪॥ ॥੪੨॥ ੪੯॥ {ਪੰਨਾ ੧੦੮}

**ਪਦ ਅਰਥ** :- ਸਾ ਜਾਏ-ਉਹ ਥਾਂ {ਲਫੜੀ 'ਸਾ' ਇਸਤ੍ਰੀ-ਲਿੰਗ ਹੈ}। ਸੋ-{ਇਹ ਲਫੜ ਪੁਲਿੰਗ ਹੈ}। ਪਤਿਵੰਤਾ-ਇੱਜਤ ਵਾਲਾ। ਜਿ-ਜੇਹੜਾ। ੧।

ਇਕਤੁ-ਇਕ ਵਿਚ। ਇਕਤੁ ਧਾਗੈ-ਇਕੋ ਧਾਗੇ ਵਿਚ। ਉਂਧ-ਉਲਟਿਆ ਹੋਇਆ, ਪ੍ਰਭੂ-ਚਰਨਾਂ ਵਲੋਂ ਪਰਤਿਆ ਹੋਇਆ। ਤਿਨਿ-ਉਸ (ਮਨੁੱਖ) ਨੇ। ਨਿਰੰਜਨ-ਨਿਰ-ਅੰਜਨ} ਜਿਸ ਉਤੇ ਮਾਣਿਆ-ਕਾਲਖ ਦਾ ਅਸਰ ਨਹੀਂ ਹੋ ਸਕਦਾ। ੨।

ਮਹਿਮਾ-ਵਡਿਆਈ। ਆਪੁ-ਆਪੇ ਨੂੰ। ਹਉਂ ਮੈਂ। ਜਿਨਿ-ਜਿਸ ਜਿਸ ਨੇ {ਨੋਟ :- ਲਫਜ਼ 'ਜਿਨਿ' ਇਕ-ਵਚਨ ਹੈ, ਇਸ ਦਾ ਬਹੁ-ਵਚਨ 'ਜਿਨ' ਹੈ}। ਪੀਠਾ-ਪੀਹ ਦਿੱਤਾ, ਨਾਸ ਕਰ ਦਿੱਤਾ। ੩।

ਨਿਰਮਲ-ਪਵਿੜ੍ਹ। ਕਲਮਲ-ਪਾਪ {ਕਲਮ਷}। ਜੀਵੈ-ਆਤਮਕ ਜੀਵਨ ਹਾਸਲ ਕਰਦਾ ਹੈ। ਧੀਠਾ-ਢੀਠ, ਅਮੋੜ। ੪।

**ਅਰਥ** :- (ਜੀਵ) ਉਹੀ ਕੰਮ ਕਰ ਸਕਦਾ ਹੈ, ਜੇਹੜਾ ਪਰਮਾਤਮਾ ਆਪ ਕਰਾਂਦਾ ਹੈ। (ਜੀਵ ਨੂੰ) ਜਿਸ ਥਾਂ ਪਰਮਾਤਮਾ ਰੱਖਦਾ ਹੈ, ਉਹੀ ਥਾਂ (ਜੀਵ ਵਾਸਤੇ) ਚੰਗੀ ਹੁੰਦੀ ਹੈ। ਉਹੀ ਮਨੁੱਖ ਅਕਲ ਵਾਲਾ ਹੈ ਉਹੀ ਮਨੁੱਖ ਇੱਜਤ ਵਾਲਾ ਹੈ, ਜਿਸਨੂੰ ਪਰਮਾਤਮਾ ਦਾ ਹੁਕਮ ਪਿਆਰਾ ਲਗਦਾ ਹੈ। ੧।

ਪਰਮਾਤਮਾ ਨੇ ਸਾਰੀ ਸਿਸ਼ਟੀ ਨੂੰ ਆਪਣੇ (ਹੁਕਮ-ਰੂਪ) ਧਾਰੇ ਵਿਚ ਪ੍ਰੋ ਰੱਖਿਆ ਹੈ, ਜਿਸ ਜੀਵ ਨੂੰ ਪ੍ਰਭੂ (ਆਪਣੀ ਚਰਨੀਂ) ਲਾਂਦਾ ਹੈ, ਉਹੀ ਚਰਨੀਂ ਲੱਗਦਾ ਹੈ। ਉਸ ਮਨੁੱਖ ਨੇ (ਹੀ) ਨਿਰਲੇਪ ਪ੍ਰਭੂ ਨੂੰ ਹਰ ਥਾਂ ਵੇਖਿਆ ਹੈ, ਜਿਸ ਦਾ ਉਲਟਿਆ ਹੋਇਆ ਹਿਰਦਾ-ਕੌਲ-ਛੁੱਲ (ਪ੍ਰਭੂ ਨੇ ਆਪਣੀ ਮਿਹਰ ਨਾਲ ਆਪ) ਖਿੜਾ ਦਿੱਤਾ ਹੈ। ੨।

ਹੋ ਪ੍ਰਭੂ! ਤੂੰ ਆਪ ਹੀ ਜਾਣਦਾ ਹੈ ਕਿ ਤੂੰ ਕਿਤਨਾ ਵੱਡਾ ਹੈਂ, ਆਪਣੇ ਆਪ ਨੂੰ ਤੂੰ ਆਪ ਹੀ ਸਮਝ ਸਕਦਾ ਹੈਂ। ਤੇਰੇ ਜਿਸ ਜਿਸ ਸੰਤ ਨੇ (ਤੇਰੀ ਮਿਹਰ ਨਾਲ ਆਪਣੇ ਅੰਦਰੋਂ) ਕਾਮ ਨੂੰ ਕ੍ਰੋਧ ਨੂੰ ਲੋਭ ਨੂੰ ਦੂਰ ਕੀਤਾ ਹੈ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ੩।

ਹੋ ਪ੍ਰਭੂ! ਤੇਰੇ ਅੰਦਰ ਕਿਸੇ ਵਾਸਤੇ ਵੈਰ ਨਹੀਂ ਹੈ, ਤੇਰੇ ਸੰਤ ਭੀ (ਵੈਰ ਆਦਿਕ ਦੀ) ਮੈਲ ਤੋਂ ਰਹਿਤ ਹਨ। ਤੇਰੇ ਉਹਨਾਂ ਸੰਤ ਜਨਾਂ ਦਾ ਦਰਸਨ ਕੀਤਿਆਂ (ਹੋਰਨਾਂ ਦੇ ਭੀ) ਪਾਪ ਦੂਰ ਹੋ ਜਾਂਦੇ ਹਨ। ਹੋ ਨਾਨਕ! (ਆਖ-ਹੋ ਪ੍ਰਭੂ! ਤੇਰਾ) ਨਾਮ ਸਿਮਰ ਸਿਮਰ ਕੇ ਜੇਹੜਾ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ਉਸ ਦੇ ਮਨ ਵਿਚੋਂ ਅਮੋਲ ਭਟਕਣਾ ਤੇ ਡਰ ਦੂਰ ਹੋ ਜਾਂਦੇ ਹਨ। ੪। ੪੨। ੪੯।

**ਮਾਝ ਮਹਲਾ ੫** ॥ ਝੂਠਾ ਮੰਗਣੁ ਜੇ ਕੋਈ ਮਾਗੈ ॥ ਤਿਸ ਕਉ ਮਰਤੇ ਘੜੀ ਨਾ ਲਾਗੈ ॥ ਪਾਰਬ੍ਰਹਮੁ ਜੋ ਸਦ ਹੀ ਸੇਵੈ ਸੋ ਗੁਰ ਮਿਲਿ ਨਿਹਚਲੁ ਕਹਣਾ ॥੧॥ ਪ੍ਰੇਮ ਭਗਤਿ ਜਿਸ ਕੈ ਮਨਿ ਲਾਗੀ ॥ ਗੁਣ ਗਾਵੈ ਅਨਦਿਨੁ ਨਿਤ ਜਾਗੀ ॥ ਬਾਹ ਪਕੜਿ ਤਿਸੁ ਸੁਆਮੀ ਮੇਲੈ ਜਿਸ ਕੈ ਮਸਤਕਿ ਲਹਣਾ ॥੨॥ ਚਰਨ ਕਮਲ ਭਗਤਾਂ ਮਨਿ ਵੁਠੇ ॥ ਵਿਣੁ ਪਰਮੇਸਰ ਸਗਲੇ ਮੁਠੇ ॥ ਸੰਤ ਜਨਾਂ ਕੀ ਧੂੜਿ ਨਿਤ ਬਾਂਢਹਿ ਨਾਮੁ ਸਚੇ ਕਾ ਗਹਣਾ ॥੩॥ ਉਠਤ ਬੈਠਤ ਹਰਿ ਹਰਿ ਗਾਈਐ ॥ ਜਿਸੁ ਸਿਮਰਤ ਵਰੁ ਨਿਹਚਲੁ ਪਾਈਐ ॥ ਨਾਨਕ ਕਉ ਪ੍ਰਭ ਹੋਇ ਦਇਆਲਾ ਤੇਰਾ ਕੀਤਾ ਸਹਣਾ ॥੪॥੪੩॥੫੦॥ {ਪੰਨਾ ੧੦੯}

**ਪਦ ਅਰਥ** :- ਝੂਠਾ ਮੰਗਣ-ਨਿਰੇ ਨਾਸਵੰਤ ਪਦਾਰਥਾਂ ਦੀ ਹੀ ਮੰਗ। ਮਰਤੇ-ਆਤਮਕ ਮੌਤ ਸਹੇਤਦਿਆਂ। ਤਿਸ ਕਉ-{ਨੋਟ :- ਲਫਜ਼ 'ਤਿਸੁ' ਦਾ \_ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ। ਵੇਖੋ 'ਗੁਰਬਾਣੀ ਵਿਅਕਰਣ'}। ਸਦ-ਸਦਾ। ਗੁਰ ਮਿਲਿ-ਗੁਰੂ ਨੂੰ ਮਿਲ ਕੇ। ਨਿਹਚਲੁ-(ਮਾਇਆ ਦੇ ਹੱਲਿਆਂ ਤੋਂ) ਅਡੋਲ। ੧।

ਮਨਿ-ਮਨ ਵਿਚ। ਅਨਦਿਨ-ਹਰ ਰੋਜ਼। ਨਿਤਿ-ਸਦਾ। ਜਾਗੀ-ਜਾਗਿ, ਜਾਗ ਕੇ, ਮਾਇਆਂ ਦੇ ਹੱਲਿਆਂ ਵਲੋਂ ਸੁਚੇਤ ਰਹਿ ਕੇ। ਮਸਤਕਿ-ਮਾਂਥੇ ਉਤੇ। ਲਹਣਾ-ਪ੍ਰਾਪਤ ਕਰਨ ਦੇ ਲੇਖ। ੨।

ਵੁਠੇ-ਵਸਦੇ ਹਨ। ਮੁਠੇ-ਮੁਠੇ, ਲੁਟੇ ਜਾਂਦੇ ਹਨ। ਬਾਂਛਹਿ-(ਜੋ) ਲੋੜਦੇ ਹਨ। ੩।

ਵਰੁ-ਖਸਮ। ਨਿਹਚਲੁ-ਸਦਾ-ਬਿਰ ਰਹਿਣ ਵਾਲਾ, ਅਟੱਲ। ਸਹਣਾ-ਸਹਾਰਨਾ। ੪।

**ਅਰਥ** :- ਜੇ ਕੋਈ ਮਨੁੱਖ (ਸਦਾ) ਨਾਸਵੰਤ ਪਦਾਰਥਾਂ ਦੀ ਮੰਗ ਹੀ ਮੰਗਦਾ ਰਹੇ (ਤੇ ਨਾਮ ਸਿਮਰਨ ਦੀ ਦਾਤਿ ਕਦੇ ਭੀ ਨਾਹ ਮੰਗੇ), ਉਸ ਨੂੰ ਆਤਮਕ ਮੌਤ ਸਹੇਤਦਿਆਂ ਚਿਰ ਨਹੀਂ ਲਗਦਾ। ਜੇਹੜਾ ਮਨੁੱਖ ਸਦਾ ਹੀ ਪਰਮੇਸ਼ਰ ਦੀ ਸੇਵਾ-ਭਗਤੀ ਕਰਦਾ ਹੈ, ਉਹ ਗੁਰੂ ਨੂੰ ਮਿਲ ਕੇ (ਮਾਇਆ ਦੀ ਤਿਸ਼ਨਾ ਵਲੋਂ) ਅੱਡੋਲ ਹੋ ਗਿਆ ਕਿਹਾ ਜਾ ਸਕਦਾ ਹੈ। ੧।

ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਪਿਆਰ-ਭਰੀ ਭਗਤੀ (ਦੀ ਲਿਵ) ਲੱਗ ਜਾਂਦੀ ਹੈ, ਜੇਹੜਾ ਮਨੁੱਖ ਹਰ ਰੋਜ਼ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ, (ਉਸ ਦੀ) ਬਾਂਹ ਫੜ ਕੇ ਉਸ ਨੂੰ ਮਾਲਕ-ਪ੍ਰਭੂ (ਆਪਣੇ ਨਾਲ) ਮਿਲਾ ਲੈਂਦਾ ਹੈ (ਪਰ ਇਹ ਦਾਤਿ ਉਸੇ ਨੂੰ ਪ੍ਰਾਪਤ ਹੁੰਦੀ ਹੈ) ਜਿਸ ਦੇ ਮੱਥੇ ਉਤੇ ਇਹ ਦਾਤਿ ਹਾਸਲ ਕਰਨ ਦਾ ਲੇਖ ਮੌਜੂਦ ਹੋਵੇ (ਭਾਵ, ਜਿਸ ਦੇ ਅੰਦਰ ਪੂਰਬਲੇ ਸਮੇਵਿਚ ਕੀਤੇ ਕਰਮਾਂ ਅਨੁਸਾਰ ਸੇਵਾ-ਭਗਤੀ ਦੇ ਸੰਸਕਾਰ ਮੌਜੂਦ ਹੋਣ, ਗੁਰੂ ਨੂੰ ਮਿਲ ਕੇ ਉਸ ਦੇ ਉਹ ਸੰਸਕਾਰ ਜਾਗ ਪੈਂਦੇ ਹਨ)। ੨।

(ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਜਾਣਦੇ ਹਨ ਕਿ) ਪਰਮੇਸ਼ਰ ਦੇ ਚਰਨਾਂ ਵਿਚ ਜੁੜਨ ਤੋਂ ਬਿਨਾ ਸਾਰੇ ਹੀ ਜੀਵ (ਮਾਇਆ ਦੇ ਕਾਮਾਦਿਕ ਦੂਤਾਂ ਦੀ ਹੱਥਾਂ) ਲੁਟੇ ਜਾਂਦੇ ਹਨ। (ਜੋ) ਭਗਤਾਂ ਦੇ ਮਨ ਵਿਚ ਪਰਮਾਤਮਾ ਦੇ ਸੋਹਣੇ ਚਰਨ (ਸਦਾ) ਵੱਸਦੇ ਰਹਿੰਦੇ ਹਨ। ਜੇਹੜੇ ਮਨੁੱਖ ਅਜੇਹੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਸਦਾ ਲੋੜਦੇ ਰਹਿੰਦੇ ਹਨ, ਉਹਨਾਂ ਨੂੰ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ ਜੋ ਉਹਨਾਂ ਦੇ ਜੀਵਨ ਨੂੰ ਸੰਵਾਰ ਦੇਂਦਾ ਹੈ। ੩।

(ਹੇ ਭਾਈ !) ਉਠਦਿਆਂ ਬਹਿੰਦਿਆਂ (ਹਰ ਵੇਲੇ) ਪਰਮਾਤਮਾ ਦੀ ਸਿਫਤਿ-ਸਾਲਾਹ ਕਰਨੀ ਚਾਹੀਦੀ ਹੈ, ਕਿਉਂਕਿ ਉਸ ਦਾ ਸਿਮਰਨ ਕੀਤਿਆਂ ਉਹ ਖਸਮ-ਪ੍ਰਭੂ ਮਿਲ ਪੈ ਜਾਂਦਾ ਹੈ ਜੋ ਸਦਾ ਅਟੱਲ ਰਹਿਣ ਵਾਲਾ ਹੈ।

ਹੇ ਨਾਨਕ ! (ਆਖ-ਹੇ ਪ੍ਰਭੂ !) ਜਿਸ ਉਤੇ ਤੂੰ ਦਇਆਵਾਨ ਹੁੰਦਾ ਹੈਂ (ਉਹ ਉਠਦਿਆਂ ਬੈਠਦਿਆਂ ਤੇਰਾ ਨਾਮ ਸਿਮਰਦਾ ਹੈ ਤੇ ਇਸ ਤਰ੍ਹਾਂ) ਉਸ ਨੂੰ ਤੇਰੀ ਰਜ਼ਾ ਪਿਆਰੀ ਲਗਦੀ ਹੈ। ੪। ੪੩। ੫੦।

### ਰਾਗੁ ਮਾਝ ਅਸਟਪਦੀਆ ਮਹਲਾ ੧ ਘਰੁ ੧

੧੯॥ ਸਤਿਗੁਰ ਪ੍ਰਸਾਦਿ ॥ ਸਬਦਿ ਰੰਗਾਏ ਹੁਕਮਿ ਸਬਾਏ ॥ ਸਚੀ ਦਰਗਹ ਮਹਲਿ ਬੁਲਾਏ ॥ ਸਚੇ ਦੀਨ ਦਇਆਲ ਮੇਰੇ ਸਾਹਿਬਾ ਸਚੇ ਮਨੁ ਪਤੀਆਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ ॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ ॥੧॥ ਰਹਾਉ॥ ਨਾ ਕੋ ਮੇਰਾ ਹਉ ਕਿਸੁ ਕੇਰਾ ॥ ਸਾਚਾ ਠਾਕੁਰੁ ਤ੍ਰਿਭਵਣਿ ਮੇਰਾ ॥ ਹਉਮੈ ਕਰਿ ਕਰਿ ਜਾਇ ਘਣੇਰੀ ਕਰਿ ਅਵਗਣ ਪਛੋਤਾਵਣਿਆ ॥੨॥ ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥ ਗੁਰ ਕੈ ਸਬਦਿ ਨਾਮਿ ਨੀਸਾਣੈ ॥ ਸਭਨਾ ਕਾ ਦਰਿ ਲੇਖਾ ਸਚੈ ਛੂਟਸਿ ਨਾਮਿ ਸੁਹਾਵਣਿਆ ॥੩॥ ਮਨਮੁਖੁ ਭੂਲਾ ਠਉਰੁ ਨ ਪਾਏ ॥ ਜਮ ਦਰਿ ਬਧਾ ਚੋਟਾ ਖਾਏ ॥ ਬਿਨੁ ਨਾਵੈ ਕੋ ਸੰਗਿ ਨ ਸਾਥੀ ਮੁਕਤੇ ਨਾਮੁ ਧਿਆਵਣਿਆ ॥੪॥ ਸਾਕਤ ਕੂੜੇ ਸਚੁ ਨ ਭਾਵੈ ॥ ਦੁਬਿਧਾ ਬਾਧਾ ਆਵੈ ਜਾਵੈ ॥ ਲਿਖਿਆ ਲੇਖੁ ਨ ਮੇਟੈ ਕੋਈ ਗੁਰਮੁਖਿ ਮੁਕਤਿ ਕਰਾਵਣਿਆ ॥੫॥ ਪੇਈਐੜੈ ਪਿਰੁ ਜਾਤੇ

ਨਾਹੀ ॥ ਝੂਠਿ ਵਿਛੁੰਨੀ ਰੋਵੈ ਧਾਹੀ ॥ ਅਵਗਣਿ ਮੁਠੀ ਮਹਲੁ ਨ ਪਾਏ ਅਵਗਣ ਗੁਣਿ ਬਖਸਾਵਣਿਆ ॥੬॥  
ਪੇਈਐੜੈ ਜਿਨਿ ਜਾਤਾ ਪਿਆਰਾ ॥ ਗੁਰਮੁਖਿ ਬੂੜੈ ਤਤੁ ਬੀਚਾਰਾ ॥ ਆਵਣ ਜਾਣਾ ਠਾਕਿ ਰਹਾਏ ਸਚੈ  
ਨਾਮਿ ਸਮਾਵਣਿਆ ॥੭॥ ਗੁਰਮੁਖਿ ਬੂੜੈ ਅਕਬੁ ਕਹਾਵੈ ॥ ਸਚੇ ਠਾਕੁਰ ਸਾਚੋ ਭਾਵੈ ॥ ਨਾਨਕ ਸਚੁ ਕਹੈ  
ਬੇਨੰਤੀ ਸਚੁ ਮਿਲੈ ਗੁਣ ਗਾਵਣਿਆ ॥੮॥੧॥ {ਪੰਨਾ ੧੦੯}

**ਪਦ ਅਰਥ :-** ਸਬਦਿ-ਗੁਰੂ ਦੇ ਸ਼ਬਦ ਦੀ ਰਾਹੀਂ। ਰੰਗਾਏ-(ਜਿਨ੍ਹਾਂ ਨੇ ਆਪਣੇ ਮਨ ਨਾਮ-ਰੰਗ ਵਿਚ) ਰੰਗਾ  
ਲਏ। ਸਬਾਏ-ਉਹ ਸਾਰੇ। ਮਹਲਿ (ਪਰਮਾਤਮਾ ਦੀ) ਹਜੂਰੀ ਵਿਚ। ਸਚੇ-ਹੇ ਸਦਾ-ਬਿਰ! ਸਚੇ-ਸਚਿ,  
ਸਦਾ-ਬਿਰ ਪ੍ਰਭੂ ਵਿਚ। ਪਤੀਆਵਣਿਆ-ਜਿਨ੍ਹਾਂ ਨੇ ਗਿਝਾ ਲਿਆ।੧।

ਹਉ-ਮੈਂ। ਵਾਰੀ-ਕੁਰਬਾਨ। ਮੰਨਿ-ਮਨਿ, ਮਨ ਵਿਚ।੧। ਰਹਾਉ।

ਕਿਸੁ ਕੇਰਾ-ਕਿਸ ਦਾ ? ਠਾਕੁਰੁ-ਪਾਲਣ ਵਾਲਾ ਪ੍ਰਭੂ। ਤ੍ਰਿਭਵਣਿ-ਤਿੰਨਾਂ ਭਵਨਾਂ ਵਿਚ ਵਿਆਪਕ। ਘਣੇਰੀ-  
ਬਹੁਤ ਲੋਕਾਈ।੨।

ਵਖਾਣੈ-ਆਖਦਾ ਹੈ। ਸਬਦਿ-ਸ਼ਬਦ ਦੀ ਰਾਹੀਂ। ਨਾਮਿ-ਨਾਮ ਵਿਚ (ਜੁੜ ਕੇ)। ਨੀਸਾਣੈ-ਨੀਸਾਣ ਨਾਲ,  
ਰਾਹਦਾਰੀ ਲੈ ਕੇ (ਜਾਂਦਾ ਹੈ)। ਦਰਿ-ਦਰ ਤੇ। ਸਚੈ ਦਰਿ-ਪਰਮਾਤਮਾ ਦੇ ਦਰ ਤੇ। ਛੂਟਸਿ-ਲੇਖੇ ਤੋਂ  
ਸੁਰਖਰੂ ਹੁੰਦਾ ਹੈ।੩।

ਮੁਕਤੇ-ਜਮ ਦੀਆਂ ਚੋਟਾਂ ਤੋਂ ਬਚੇ ਹੋਏ।੪।

ਸਾਕਤ ਕੂੜੈ-ਝੂਠੇ ਮੌਹ ਵਿਚ ਫਸੇ ਹੋਏ ਤੇ ਪ੍ਰਭੂ ਨਾਲੋਂ ਵਿੱਛੁੜੇ ਹੋਏ ਨੂੰ। ਦੁਬਿਧਾ-ਮੇਰ ਤੇਰ, ਦੁ-ਚਿੱਤਾ-  
ਪਨ।੫।

ਪੇਈਐੜੈ-ਪੇਕੇ ਘਰ ਵਿਚ, ਇਸ ਲੋਕ ਵਿਚ। ਝੂਠਿ-ਝੂਠੇ ਮੌਹ ਵਿਚ (ਫਸੇ ਰਹਿਣ ਕਰਕੇ)। ਧਾਹੀ-ਧਾਹਾਂ  
ਮਾਰ ਮਾਰ ਕੇ। ਅਵਗਣਿ ਮੁਠੀ-ਜਿਸ ਨੂੰ ਵਿਕਾਰ ਨੇ ਲੁੱਟ ਲਿਆ। ਗੁਣਿ-ਗੁਣ ਦੀ ਰਾਹੀਂ।੬।

ਜਿਨਿ-ਜਿਸ (ਜੀਵ-ਇਸਤ੍ਰੀ) ਨੇ। ਗੁਰਮੁਖਿ-ਗੁਰੂ ਦੀ ਸਰਨ ਪੈ ਕੇ। ਠਾਕਿ ਰਹਾਏ-ਰੋਕ ਰਖਦਾ ਹੈ।੭।

ਅਕਬੁ-ਜਿਸ ਦੇ ਗੁਣ ਬਿਆਨ ਨ ਹੋ ਸਕਣ। ਠਾਕੁਰ-ਠਾਕੁਰ ਨੂੰ।੮।

**ਅਰਥ :-** ਜਿਨ੍ਹਾਂ ਨੇ ਗੁਰੂ ਦੇ ਸ਼ਬਦ ਰਾਹੀਂ ਆਪਣੇ ਜੀਵਨ ਨੂੰ ਸੋਹਣਾ ਬਣਾ ਲਿਆ ਹੈ, ਜਿਨ੍ਹਾਂ ਨੇ ਆਤਮਕ  
ਜੀਵਨ ਦੇਣ ਵਾਲਾ ਨਾਮ ਸਦਾ ਸੁਖ ਦੇਣ ਵਾਲਾ ਪ੍ਰਭੂ-ਨਾਮ ਗੁਰੂ ਦੀ ਮਤਿ ਲੈ ਕੇ ਆਪਣੇ ਮਨ ਵਿਚ ਵਸਾ  
ਲਿਆ ਹੈ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ, ਸਦਕੇ ਹਾਂ।੧। ਰਹਾਉ।

ਹੇ ਸਦਾ-ਬਿਰ ਰਹਿਣ ਵਾਲੇ ! ਹੇ ਦੀਨਾਂ ਤੇ ਦਇਆ ਕਰਨ ਵਾਲੇ ਮੇਰੇ ਮਾਲਿਕ ! ਜਿਨ੍ਹਾਂ ਨੇ ਆਪਣੇ ਮਨ ਨੂੰ  
ਤੇਰੇ ਸਦਾ-ਬਿਰ ਨਾਮ ਵਿਚ ਗਿਝਾ ਲਿਆ ਹੈ, ਜੇਹੜੇ ਤੇਰੇ ਹੁਕਮ ਵਿਚ ਤੁਰਦੇ ਹਨ, ਉਹ ਸਾਰੇ ਤੇਰੀ ਸਦਾ-  
ਬਿਰ ਦਰਗਾਹ ਵਿਚ ਤੇਰੇ ਮਹਲ ਵਿਚ ਸੱਦ ਲਏ ਜਾਂਦੇ ਹਨ।੧।

(ਦੁਨੀਆ ਵਿਚ) ਕੋਈ ਭੀ ਮੇਰਾ ਸਦਾ ਦਾ ਸਾਬੀ ਨਹੀਂ ਹੈ, ਮੈਂ ਭੀ ਕਿਸੇ ਦਾ ਸਦਾ ਲਈ ਸਾਬੀ ਨਹੀਂ ਹਾਂ।  
ਮੇਰਾ ਸਦਾ ਵਾਸਤੇ ਪਾਲਣ ਵਾਲਾ ਸਿਰਫ਼ ਉਹੀ (ਪ੍ਰਭੂ) ਹੈ, ਜੋ ਤਿੰਨਾਂ ਭਵਨਾਂ ਵਿਚ ਵਿਆਪਕ ਹੈ। ‘ਮੈਂ ਵੱਡਾ

ਹਾਂ, ਮੈਂ ਵੱਡਾ ਹਾਂ’-ਇਹ ਮਾਣ ਕਰ ਕਰ ਕੇ ਬੇਅੰਤ ਲੋਕਾਈ (ਜਗਤ ਤੋਂ) ਤੁਰੀ ਜਾ ਰਹੀ ਹੈ। (ਮਾਣ-ਮੱਤੀ ਲੋਕਾਈ) ਪਾਪ ਕਮਾ ਕਮਾ ਕੇ ਪਛਤਾਂਦੀ ਭੀ ਹੈ। ੨।

ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਸਮਝਦਾ ਹੈ, (ਉਹ ਮਾਣ ਨਹੀਂ ਕਰਦਾ) ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ ਦੇ ਨਾਮ ਵਿਚ (ਟਿਕ ਕੇ, ਨਾਮ ਦੀ) ਰਾਹਦਾਰੀ ਸਮੇਤ (ਇਥੋਂ ਜਾਂਦਾ ਹੈ)। ਸਦਾ-ਬਿਰ ਪ੍ਰਭੂ ਦੇ ਦਰ ਤੇ ਸਭ ਜੀਵਾਂ ਦੇ ਕਰਮਾਂ ਦਾ ਲੇਖਾ ਹੁੰਦਾ ਹੈ, ਇਸ ਲੇਖੇ ਤੋਂ ਉਹੀ ਸੁਰਖ਼ਰੂ ਹੁੰਦਾ ਹੈ ਜੋ ਨਾਮ ਦੀ ਰਾਹੀਂ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦਾ ਹੈ। ੩।

ਪ੍ਰਭੂ-ਨਾਮ ਤੋਂ ਖੁੱਝਿਆ ਹੋਇਆ ਮਨ ਦਾ ਮੁਰੀਦ ਮਨੁੱਖ (ਕਰਮਾਂ ਦੇ ਲੇਖੇ ਤੋਂ ਬਚਣ ਲਈ) ਕੋਈ ਥਾਂ ਨਹੀਂ ਲੱਭ ਸਕਦਾ। (ਆਪਣੇ ਕੀਤੇ ਅੱਗੁਣਾਂ ਦਾ) ਬੱਡਾ ਹੋਇਆ ਜਮਰਾਜ ਦੇ ਦਰ ਤੇ ਮਾਰ ਖਾਂਦਾ ਹੈ, (ਆਤਮਕ ਦੁੱਖ-ਕਲੇਸ਼ ਦੀਆਂ ਚੋਟਾਂ ਤੋਂ ਬਚਣ ਲਈ) ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਸੰਗੀ ਸਾਥੀ ਨਹੀਂ ਹੋ ਸਕਦਾ। ਜਮ ਦੀਆਂ ਇਹਨਾਂ ਚੋਟਾਂ ਤੋਂ ਉਹੀ ਬਚਦੇ ਹਨ, ਜੋ ਪ੍ਰਭੂ ਦਾ ਨਾਮ ਸਿਮਰਦੇ ਹਨ। ੪।

ਝੂਠੇ ਮੋਹ ਵਿਚ ਫਸੇ ਸਾਕਤ ਨੂੰ ਸਦਾ-ਬਿਰ ਪ੍ਰਭੂ (ਦਾ ਨਾਮ) ਚੰਗਾ ਨਹੀਂ ਲਗਦਾ, (ਉਸ ਨੂੰ ਮੋਹ ਵਾਲੀ ਮੇਰ-ਤੇਰ ਪਸੰਦ ਹੈ) ਉਸ ਮੇਰ-ਤੇਰ ਵਿਚ ਫਸਿਆ ਹੋਇਆ ਜਨਮ ਮਰਨ ਦੇ ਗੇੜ ਵਿਚ ਪੈਂਦਾ ਹੈ। (ਦੁਬਿਧਾ ਵਾਲੇ ਕੀਤੇ ਕਰਮਾਂ ਅਨੁਸਾਰ, ਮੱਥੇ ਉਤੇ ਦੁਬਿਧਾ ਦੇ ਸੰਸਕਾਰਾਂ ਦਾ) ਲਿਖਿਆ ਲੇਖ ਕੋਈ ਨਹੀਂ ਮਿਟਾ ਸਕਦਾ। (ਇਸ ਲੇਖ ਤੋਂ) ਉਹੀ ਖਲਾਸੀ ਪ੍ਰਾਪਤ ਕਰਦਾ ਹੈ, ਜੋ ਗੁਰੂ ਦੀ ਸਰਨ ਪੈਂਦਾ ਹੈ। ੫।

ਜਿਸ ਜੀਵ-ਇਸਤ੍ਰੀ ਨੇ ਪੇਕੇ ਘਰ ਵਿਚ ਪ੍ਰਭੂ-ਪਤੀ ਨਾਲ ਸਾਂਝ ਨਹੀਂ ਪਾਈ, ਝੂਠੇ ਮੋਹ ਦੇ ਕਾਰਨ ਪ੍ਰਭੂ-ਚਰਨਾਂ ਤੋਂ ਵਿਛੁੜੀ ਹੋਈ ਉਹ (ਆਖਿਰ) ਧਾਹਾਂ ਮਾਰ ਮਾਰ ਕੇ ਰੋਂਦੀ ਹੈ। ਜਿਸ (ਦੇ ਆਤਮਕ ਜੀਵਨ) ਨੂੰ ਪਾਪ (-ਸੁਭਾਵ) ਨੇ ਲੁੱਟ ਲਿਆ, ਉਸ ਨੂੰ ਪਰਮਾਤਮਾ ਦਾ ਮਹਲ ਨਹੀਂ ਲੱਭਦਾ। ਇਹਨਾਂ ਅੱਗੁਣਾਂ ਨੂੰ ਗੁਣਾਂ ਦਾ ਮਾਲਕ ਪ੍ਰਭੂ (ਆਪ ਹੀ) ਬਖਸ਼ਦਾ ਹੈ। ੬।

ਜਿਸ ਜੀਵ-ਇਸਤ੍ਰੀ ਨੇ ਪੇਕੇ ਘਰ ਵਿਚ ਪਿਆਰੇ ਪ੍ਰਭੂ ਨਾਲ ਸਾਂਝ ਪਾ ਲਈ, ਉਹ ਗੁਰੂ ਦੀ ਸਰਨ ਪੈ ਕੇ (ਜਗਤ ਦੇ) ਮੂਲ-ਪ੍ਰਭੂ (ਦੇ ਗੁਣਾਂ) ਨੂੰ ਸਮਝਦੀ ਤੇ ਵਿਚਾਰਦੀ ਹੈ। ਜੇਹੜੇ ਸਦਾ-ਬਿਰ ਪ੍ਰਭੂ ਦੇ ਨਾਮ ਵਿਚ ਟਿਕੇ ਰਹਿੰਦੇ ਹਨ, ਗੁਰੂ ਉਹਨਾਂ ਦਾ ਜਨਮ ਮਰਨ ਦਾ ਗੇੜ ਰੋਕ ਦੇਂਦਾ ਹੈ। ੭।

ਗੁਰੂ ਦੀ ਸਰਨ ਪਿਆਂ ਮਨੁੱਖ ਬੇਅੰਤ ਗੁਣਾਂ ਵਾਲੇ ਪ੍ਰਭੂ (ਦੇ ਗੁਣਾਂ) ਨੂੰ ਸਮਝਦਾ ਹੈ, (ਹੋਰਨਾਂ) ਨੂੰ ਸਿਫ਼ਤਿ-ਸਾਲਾਹ ਵਾਸਤੇ ਪ੍ਰੇਰਦਾ ਹੈ। ਸਦਾ-ਬਿਰ ਠਾਕੁਰ ਨੂੰ (ਸਿਫ਼ਤਿ-ਸਾਲਾਹ ਦਾ) ਸਦਾ-ਬਿਰ ਕਰਮ ਹੀ ਚੰਗਾ ਲੱਗਦਾ ਹੈ। ਹੇ ਨਾਨਕ ! (ਗੁਰੂ ਦੀ ਸਰਨ ਪੈਣ ਵਾਲਾ ਮਨੁੱਖ) ਸਦਾ-ਬਿਰ ਪ੍ਰਭੂ ਦਾ ਨਾਮ ਸਿਮਰਦਾ ਰਹਿੰਦਾ ਹੈ, (ਸਦਾ-ਬਿਰ ਪ੍ਰਭੂ ਦੇ ਦਰ ਤੇ) ਅਰਜੋਈਆਂ (ਕਰਦਾ ਰਹਿੰਦਾ ਹੈ)। ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲਿਆਂ ਨੂੰ ਸਦਾ-ਬਿਰ ਪ੍ਰਭੂ ਮਿਲ ਪੈਂਦਾ ਹੈ। ੮। ੯।

ਮਾਝ ਮਹਲਾ ੩ ਘਰੁ ੧ ॥ ਕਰਮੁ ਹੋਵੈ ਸਤਿਗੁਰੂ ਮਿਲਾਏ ॥ ਸੇਵਾ ਸੁਰਤਿ ਸਬਦਿ ਚਿਤੁ ਲਾਏ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੌਹੁ ਚੁਕਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥ ਗੁਰਮਤੀ ਪਰਗਾਸੁ ਹੋਆ ਜੀ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ॥ ਤਨੁ ਮਨੁ ਖੋਜੇ ਤਾ ਨਾਉ ਪਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥੨॥ ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥ ਗੁਰਮੁਖਿ ਸਾਚੁ ਮਿਲੇ ਤਾ ਵੇਖਾ ॥ ਨਉ

ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥੩॥ ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ  
ਮੰਨਿ ਵਸਾਈ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥੪॥ ਪਾਪ ਪੁੰਨ ਕੀ ਸਾਰ  
ਨ ਜਾਣੀ ॥ ਦੂਜੈ ਲਾਗੀ ਭਰਮਿ ਭੁਲਾਣੀ ॥ ਅਗਿਆਨੀ ਅੰਧਾ ਮਗੁ ਨ ਜਾਣੈ ਫਿਰਿ ਫਿਰਿ ਆਵਣ  
ਜਾਵਣਿਆ ॥੫॥ ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥ ਹਉਮੈ ਮੇਰਾ ਠਾਕਿ ਰਹਾਇਆ ॥ ਗੁਰ ਸਾਖੀ  
ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥੬॥ ਹਉਮੈ ਮਾਰਿ ਮੰਨਿ ਵਸਾਇਆ ॥ ਗੁਰ ਚਰਣੀ  
ਸਦਾ ਚਿਤੁ ਲਾਇਆ ॥ ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥੭॥ ਜੀਵਣੁ  
ਮਰਣਾ ਸਭੁ ਤੁਧੈ ਤਾਈ ॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਨਾਨਕ ਨਾਮੁ ਧਿਆਇ ਸਦਾ ਤੂੰ ਜੰਮਣੁ  
ਮਰਣੁ ਸਵਾਰਣਿਆ ॥੮॥੧॥੨॥ {ਪੰਨਾ ੧੧੦}

**ਪਦ ਅਰਥ :-** ਕਰਮੁ-ਬਖਸ਼ਸ਼। ਸਬਦਿ-ਗੁਰੂ ਦੇ ਸ਼ਬਦ ਵਿਚ। ਲਾਏ-ਜੋੜਦਾ ਹੈ। ਮਾਰਿ-ਮਾਰ ਕੇ। ਸੁਖ-  
ਆਤਮਕ ਆਨੰਦ। ਚੁਕਾਵਣਿਆ-ਮੁਕਾ ਦਿੱਤਾ। ੧।

ਹਉ-ਮੈਂ। ਵਾਰੀ-ਸਦਕੇ। ਬਲਿਹਾਰਣਿਆ-ਕੁਰਬਾਨ। ਪਰਗਾਸੁ-ਆਤਮਕ ਜੀਵਨ ਦੇਣ ਵਾਲੀ ਰੌਸ਼ਨੀ।  
ਅਨਦਿਨੁ-ਹਰ ਰੋਜ਼। ੧। ਰਹਾਉ।

ਤਾ-ਤਦੋਂ। ਪਾਵਤੁ-ਮਾਇਆ ਵਲ ਦੌੜਦਾ ਮਨ। ਰਾਖੈ-ਕਾਬੂ ਕਰੇ। ਠਾਕਿ-ਰੋਕ ਕੇ। ਰਹਾਏ-ਰੱਖੇ। ਸਹਜੇ-  
ਸਹਜਿ, ਆਤਮਕ ਅੱਡੋਲਤਾ ਵਿਚ। ੨।

ਕਾਇਆ-ਸਰੀਰ। ਅਸੰਖਾ-ਬੇਅੰਤ ਗੁਣਾਂ ਵਾਲਾ ਪ੍ਰਭੂ। ਗੁਰਮੁਖਿ-ਗੁਰੂ ਦੀ ਸਰਨ ਪੈ ਕੇ। ਸਾਚੁ-ਸਦਾ-ਬਿਰ  
ਰਹਿਣ ਵਾਲਾ ਪ੍ਰਭੂ। ਨਉ ਦਰਵਾਜ਼ੇ-ਨੌ ਗੋਲਕਾਂ {ਦੋ ਅੱਖਾਂ, ਦੋ ਕੰਨ, ਦੋ ਨਾਸਾਂ, ਮੂੰਹ, ਗੁਦਾ, ਲਿੰਗ}।  
ਦਸਵੈ-ਦਸਵੇ ਦਰਵਾਜ਼ੇ ਦੀ ਰਾਹੀਂ, ਦਿਮਾਗ ਦੀ ਰਾਹੀਂ ਵਿਚਾਰ ਕਰ ਕੇ। ਮੁਕਤਾ-ਮਾਇਆ ਦੇ ਮੋਹ ਤੋਂ  
ਆਜ਼ਾਦ। ਅਨਹਦ-{ਅਨਾਹਤ-ਅਨ੍ ਆਹਤ, ਬਿਨਾ ਵਜਾਏ} ਇਕ-ਰਸ, ਲਗਾਤਾਰ। ੩।

ਸਚਾ-ਸਦਾ-ਬਿਰ ਰਹਿਣ ਵਾਲਾ। ਸਾਹਿਬੁ-ਮਾਲਕ। ਨਾਈ-{ਖਾ-ਅਰਬੀ ਲਫ਼ਜ਼} ਵਡਿਆਈ। ਮੰਨਿ-  
ਮਨਿ, ਮਨ ਵਿਚ। ਰੰਗਿ-ਪ੍ਰੇਮ ਨਾਲ। ਰਾਤਾ-ਮਸਤ। ਦਰਿ ਸਚੈ-ਸਦਾ-ਬਿਰ ਪ੍ਰਭੂ ਦੇ ਦਰ ਤੇ, ਪ੍ਰਭੂ ਦੀ  
ਹਜ਼ੂਰੀ ਵਿਚ। ਸੋਝੀ-ਆਤਮਕ ਜੀਵਨ ਦੀ ਸਮਝ। ੪।

ਸਾਰ-ਤਮੀਜ਼, ਪਛਾਣ। ਪੁੰਨ-ਭਲਾ ਕੰਮ। ਦੂਜੈ-ਮਾਇਆ ਦੇ ਮੋਹ ਵਿਚ। ਭਰਮਿ-ਭਟਕਣਾ ਵਿਚ।  
ਭੁਲਾਣੀ-ਕੁਰਾਹੇ ਪਈ। ਮਗੁ-(ਜੀਵਨ ਦਾ ਸਹੀ) ਰਸਤਾ। ੫।

ਤੇ-ਤੋਂ, ਨਾਲ। ਮੇਰਾ-ਮਾਮਤਾ। ਸਾਖੀ-ਸਿੱਖਿਆ ਦੀ ਰਾਹੀਂ। ਬਜਰ-{ਕਾਚ} ਬੱਜਰ ਵਰਗੇ ਕਰੜੇ। ਕਪਾਟ-  
{ਕਪਾਟ} ਦਰਵਾਜ਼ੇ ਦੇ ਭਿੱਤ। ੬।

ਮਾਰਿ-ਮਾਰ ਕੇ। ਮੰਨਿ-ਮਨਿ, ਮਨ ਵਿਚ। ਤੇ-ਨਾਲ, ਤੋਂ। ੭।

ਤੁਧੈ ਤਾਈ-ਤੇਰੇ ਵੱਸ ਹੈ। ਦੇ-ਦੇਂਦਾ ਹੈ। ੮।

**ਅਰਥ :-** ਜਿਸ ਮਨੁੱਖ ਉਤੇ ਪ੍ਰਭੂ ਦੀ ਬਖਸ਼ਸ਼ ਹੋਵੇ, ਉਸ ਨੂੰ ਪ੍ਰਭੂ ਗੁਰੂ ਮਿਲਾਂਦਾ ਹੈ (ਗੁਰੂ ਦੀ ਮਿਹਰ ਨਾਲ  
ਉਹ ਮਨੁੱਖ) ਸੇਵਾ ਵਿਚ ਸੁਰਤਿ ਟਿਕਾਂਦਾ ਹੈ ਗੁਰੂ ਦੇ ਸ਼ਬਦ ਵਿਚ ਚਿੱਤ ਜੋੜਦਾ ਹੈ। (ਇਸ ਤਰ੍ਹਾਂ) ਉਹ

(ਆਪਣੇ ਅੰਦਰੋਂ) ਹਉਮੈ ਮਾਰ ਕੇ ਮਾਇਆ ਦਾ ਮੌਹ ਦੂਰ ਕਰਦਾ ਹੈ, ਤੇ ਸਦਾ ਆਤਮਕ ਆਨੰਦ ਮਾਣਦਾ ਹੈ। ੧।

ਮੈਂ ਸਦਾ ਗੁਰੂ ਤੋਂ ਸਦਕੇ ਹਾਂ ਕੁਰਬਾਨ ਹਾਂ। ਗੁਰੂ ਦੀ ਮਤਿ ਲਿਆਂ ਹੀ ਮਨੁੱਖ ਦੇ ਅੰਦਰ (ਸਹੀ ਜੀਵਨ ਵਾਸਤੇ) ਆਤਮਕ ਚਾਨਣ ਹੁੰਦਾ ਹੈ, ਤੇ ਮਨੁੱਖ ਹਰ ਰੋਜ਼ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ। ੧। ਰਹਾਉ।

ਜਦੋਂ ਮਨੁੱਖ ਆਪਣੇ ਮਨ ਨੂੰ ਖੋਜਦਾ ਰਹੇ ਆਪਣੇ ਸਰੀਰ ਨੂੰ ਖੋਜਦਾ ਰਹੇ (ਭਾਵ, ਜੇ ਮਨੁੱਖ ਇਹ ਧਿਆਨ ਰੱਖੇ ਕਿ ਕਿਤੇ ਮਨ ਤੇ ਗਿਆਨ-ਇੰਦ੍ਰੇ ਵਿਕਾਰਾਂ ਵਲ ਤਾਂ ਨਹੀਂ ਪਰਤ ਰਹੇ), ਤਦੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲੈਂਦਾ ਹੈ, (ਤੇ ਇਸ ਤਰ੍ਹਾਂ ਵਿਕਾਰਾਂ ਵਾਲੇ ਪਾਸੇ) ਦੌੜਦੇ ਮਨ ਨੂੰ ਕਾਬੂ ਕਰ ਲੈਂਦਾ ਹੈ, ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਉਹ ਮਨੁੱਖ ਹਰ ਵੇਲੇ ਗੁਰੂ ਦੀ ਬਾਣੀ ਗਾਂਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੀ ਭਗਤੀ ਕਰਦਾ ਰਹਿੰਦਾ ਹੈ। ੨।

ਬੇਅੰਤ ਗੁਣਾਂ ਦਾ ਮਾਲਕ ਪ੍ਰਭੂ ਮਨੁੱਖ ਦੇ ਇਸ ਸਰੀਰ ਦੇ ਅੰਦਰ ਹੀ ਵੱਸਦਾ ਹੈ। ਗੁਰੂ ਦੇ ਸਨਮੁਖ ਰਹਿ ਕੇ ਜਦੋਂ ਮਨੁੱਖ ਨੂੰ ਸਦਾ-ਬਿਰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਤਾਂ (ਆਪਣੇ ਅੰਦਰ ਵੱਸਦੇ ਪ੍ਰਭੂ ਦਾ) ਦਰਸਨ ਕਰਦਾ ਹੈ, ਤਦੋਂ ਮਨੁੱਖ ਨੌ ਗੋਲਕਾਂ ਦੀਆਂ ਵਾਸਨਾਂ ਤੋਂ ਉੱਚਾ ਹੋ ਕੇ ਦਸਵੇਂ ਦੁਆਰ ਵਿਚ (ਭਾਵ, ਵਿਚਾਰ ਮੰਡਲ ਵਿਚ) ਪਹੁੰਚ ਕੇ (ਵਿਕਾਰਾਂ ਵਲੋਂ) ਆਜ਼ਾਦ ਹੋ ਜਾਂਦਾ ਹੈ ਤੇ (ਆਪਣੇ ਅੰਦਰ) ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ ਅਭਿਆਸ ਕਰਦਾ ਹੈ। ੩।

ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਭੀ ਸਦਾ ਕਾਇਮ ਰਹਿਣ ਵਾਲੀ ਹੈ। (ਹੇ ਭਾਈ !) ਗੁਰੂ ਦੀ ਕਿਰਪਾ ਨਾਲ (ਉਸ ਨੂੰ ਆਪਣੇ) ਮਨ ਵਿਚ ਟਿਕਾਈ ਰੱਖ। (ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਮਨ ਵਿਚ ਵਸਾਂਦਾ ਹੈ) ਉਹ ਹਰ ਵੇਲੇ ਸਦਾ ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, (ਇਸ ਤਰ੍ਹਾਂ) ਸਦਾ-ਬਿਰ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਿਆ ਹੋਇਆ ਉਹ ਮਨੁੱਖ (ਸਹੀ ਜੀਵਨ ਦੀ) ਸਮਝ ਪ੍ਰਾਪਤ ਕਰਦਾ ਹੈ। ੪।

ਜਿਸ ਮਨੁੱਖ ਨੇ ਚੰਗੇ ਮੰਦੇ ਕਰਮਾਂ ਦੀ ਤਮੀਜ਼ ਨਹੀਂ ਕੀਤੀ (ਭਾਵ, ਕੋਈ ਭਲਾ ਕੰਮ ਹੋਵੇ ਚਾਹੇ ਬੁਰਾ ਕੰਮ ਹੋਵੇ ਜੋ ਮਨੁੱਖ ਕਰਨੋਂ ਸੰਕੋਚ ਨਹੀਂ ਕਰਦਾ), ਜਿਸ ਮਨੁੱਖ ਦੀ ਸੁਰਤਿ ਮਾਇਆ ਦੇ ਮੌਹ ਵਿਚ ਟਿਕੀ ਰਹਿੰਦੀ ਹੈ, ਜੋ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਹ ਮਾਇਆ ਦੇ ਮੌਹ ਵਿਚ ਅੰਨ੍ਹਾ ਹੋਇਆ ਮਨੁੱਖ (ਜੀਵਨ ਦਾ ਸਹੀ) ਰਸਤਾ ਨਹੀਂ ਸਮਝਦਾ, ਉਹ ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ। ੫।

ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਮਨੁੱਖ ਸਦਾ ਆਤਮਕ ਆਨੰਦ ਮਾਣਦਾ ਹੈ, ਹਉਮੈ ਤੇ ਮਮਤਾ ਨੂੰ ਰੋਕ ਕੇ ਵੱਸ ਵਿਚ ਰੱਖਦਾ ਹੈ। ਗੁਰੂ ਦੀ ਸਿੱਖਿਆ ਉਤੇ ਤੁਰ ਕੇ ਉਸ ਦੇ ਅੰਦਰੋਂ ਮਾਇਆ ਦੇ ਮੌਹ ਦਾ ਹਨੇਰਾ ਦੂਰ ਹੋ ਜਾਂਦਾ ਹੈ (ਉਸ ਦੇ ਮਾਇਆ ਦੇ ਮੌਹ ਦੇ ਉਹ) ਕਰੜੇ ਕਿਵਾੜ ਖੁੱਲ੍ਹੇ ਜਾਂਦੇ ਹਨ (ਜਿਨ੍ਹਾਂ ਵਿਚ ਉਸ ਦੀ ਸੁਰਤਿ ਜਕੜੀ ਪਈ ਸੀ)। ੬।

ਜਿਸ ਮਨੁੱਖ ਨੇ ਸਦਾ ਗੁਰੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਿਆ, ਜਿਸ ਨੇ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ (ਆਪਣੇ) ਮਨ ਵਿਚ (ਗੁਰੂ ਦਾ ਸ਼ਬਦ ਵਸਾਈ ਰੱਖਿਆ, ਗੁਰੂ ਦੀ ਕਿਰਪਾ ਨਾਲ ਉਸ ਦਾ ਮਨ

ਪਵਿੜ ਹੋ ਗਿਆ, ਉਸ ਦਾ ਸਰੀਰ (ਭਾਵ, ਸਾਰੇ ਗਿਆਨ-ਇੰਦ੍ਰੇ) ਪਵਿੜ ਹੋ ਗਿਆ, ਉਹ ਪਵਿੜ-ਪ੍ਰਭੂ ਦਾ ਨਾਮ ਸਦਾ ਸਿਮਰਦਾ ਰਹਿੰਦਾ ਹੈ। ੧।

(ਹੋ ਪ੍ਰਭੂ! ਜੀਵਾਂ ਦਾ) ਜੀਉਣਾ (ਜੀਵਾਂ ਦੀ) ਮੌਤ ਸਭ ਤੇਰੇ ਵੱਸ ਵਿਚ ਹੈ। (ਹੋ ਭਾਈ!) ਜਿਸ ਜੀਵ ਉਤੇ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ (ਆਪਣੇ ਨਾਮ ਦੀ ਦਾਤਿ ਦੇ ਕੇ) ਵਡਿਆਈ ਬਖਸ਼ਦਾ ਹੈ। ਹੋ ਨਾਨਕ! ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹੁ। (ਨਾਮ ਦੀ ਬਰਕਤਿ ਨਾਲ) ਜਨਮ ਤੋਂ ਲੈ ਕੇ ਮੌਤ ਤਕ ਸਾਰਾ ਜੀਵਨ ਸੋਹਣਾ ਬਣ ਜਾਂਦਾ ਹੈ। ੮।੧।੨।

**ਨੋਟ :-** ਅੰਕ ਨੰ: ੨ ਦਾ ਭਾਵ ਹੈ ਕਿ ਗੁਰੂ ਨਾਨਕ ਦੇਵ ਜੀ ਦੀ ਅਸਟਪਦੀ ਰਲਾ ਕੇ ਸਾਰਾ ਜੋੜ ੨ ਬਣਿਆ ਹੈ।

**ਮਾਝ ਮਹਲਾ ੩ ॥** ਮੇਰਾ ਪ੍ਰਭੂ ਨਿਰਮਲੁ ਅਗਮ ਅਪਾਰਾ ॥ ਬਿਨੁ ਤਕੜੀ ਤੋਲੈ ਸੰਸਾਰਾ ॥ ਗੁਰਮੁਖਿ ਹੋਵੈ ਸੋਈ ਬੂੜੈ ਗੁਣ ਕਹਿ ਗੁਣੀ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਕਾ ਨਾਮੁ ਮੰਨਿ ਵਸਾਵਣਿਆ ॥ ਜੋ ਸਚਿ ਲਾਗੇ ਸੇ ਅਨਦਿਨੁ ਜਾਗੇ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ॥ ਆਪਿ ਸੁਣੈ ਤੈ ਆਪੇ ਵੇਖੈ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ ਆਪੇ ਲਾਇ ਲਏ ਸੋ ਲਾਗੈ ਗੁਰਮੁਖਿ ਸਚੁ ਕਮਾਵਣਿਆ ॥੨॥ ਜਿਸੁ ਆਪਿ ਭੁਲਾਏ ਸੁ ਕਿਥੈ ਹਥੁ ਪਾਏ ॥ ਪੂਰਬਿ ਲਿਖਿਆ ਸੁ ਮੇਟਣਾ ਨ ਜਾਏ ॥ ਜਿਨ ਸਤਿਗੁਰੁ ਮਿਲਿਆ ਸੇ ਵਡਭਾਗੀ ਪੂਰੈ ਕਰਮਿ ਮਿਲਾਵਣਿਆ ॥੩॥ ਪੇਈਅੜੈ ਧਨ ਅਨਦਿਨੁ ਸੁਤੀ ॥ ਕੰਤਿ ਵਿਸਾਰੀ ਅਵਗਣਿ ਮੁਤੀ ॥ ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਨ ਪਾਵਣਿਆ ॥੪॥ ਪੇਈਅੜੈ ਸੁਖ ਦਾਤਾ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਸੇਜ ਸੁਹਾਵੀ ਸਦਾ ਪਿਰੁ ਰਾਵੇ ਸਚੁ ਸੀਗਾਰੁ ਬਣਾਵਣਿਆ ॥੫॥ ਲਖ ਚਉਰਾਸੀਹ ਜੀਅ ਉਪਾਏ ॥ ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥ ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥੬॥ ਲੇਖਾ ਮਾਗੈ ਤਾ ਕਿਨਿ ਦੀਐ ॥ ਸੁਖੁ ਨਾਹੀ ਫੁਨਿ ਦੂਐ ਤੀਐ ॥ ਆਪੇ ਬਖਸਿ ਲਏ ਪ੍ਰਭੂ ਸਾਚਾ ਆਪੇ ਬਖਸਿ ਮਿਲਾਵਣਿਆ ॥੭॥ ਆਪਿ ਕਰੇ ਤੈ ਆਪਿ ਕਰਾਏ ॥ ਪੂਰੇ ਗੁਰ ਕੈ ਸਬਦਿ ਮਿਲਾਏ ॥ ਨਾਨਕ ਨਾਮੁ ਮਿਲੇ ਵਡਿਆਈ ਆਪੇ ਮੇਲਿ ਮਿਲਾਵਣਿਆ ॥੮॥੨॥੩॥ {ਪੰਨਾ ੧੧੦}

**ਪਦ ਅਰਥ :-** ਨਿਰਮਲ-ਵਿਕਾਰਾਂ ਦੀ ਮੈਲ ਤੋਂ ਰਹਿਤ। ਅਗਮ-ਅਪਹੁੰਚ। ਅਪਾਰਾ-ਜਿਸ ਦੇ ਗੁਣਾਂ ਦਾ ਪਾਰਲਾ ਬੰਨਾ ਨਾਹ ਲੱਭ ਸਕੇ, ਬੇਅੰਤ। ਗੁਰਮੁਖਿ-ਗੁਰੂ ਦੇ ਸਨਮੁਖ। ਕਹਿ-ਆਖ ਕੇ। ਗੁਣੀ-ਗੁਣਾਂ ਦੇ ਮਾਲਕ ਪ੍ਰਭੂ ਵਿਚ। ੧।

ਹਉ-ਮੈਂ। ਮੰਨਿ-ਮਨਿ, ਮਨ ਵਿਚ। ਸਚਿ-ਸਦਾ-ਬਿਰ ਪ੍ਰਭੂ ਵਿਚ। ਜਾਗੇ-ਮਾਇਆ ਦੇ ਹੱਲਿਆਂ ਤੋਂ ਸੁਚੇਤ। ਦਰਿ-ਦਰ ਤੇ। ੧। ਰਹਾਉ।

ਤੈ-ਅਤੇ। ਜਿਸ ਨੋ-{ਲਫਜ਼ ‘ਜਿਸੁ’ ਦਾ \_ ਸੰਬੰਧਕ ‘ਨੋ’ ਦੇ ਕਾਰਨ ਉੱਡ ਗਿਆ ਹੈ। ਵੇਖੋ ‘ਗੁਰਬਾਣੀ ਵਿਆਕਰਣ’}। ਲੇਖ-ਲੇਖ ਵਿਚ, ਪਰਵਾਨ। ਸਚੁ-ਸਦਾ-ਬਿਰ ਪ੍ਰਭੂ ਦਾ ਨਾਮ। ੨।

ਭੁਲਾਏ-ਗਲਤ ਜੀਵਨ-ਰਾਹ ਤੇ ਪਾ ਦੇਵੇ। ਕਿਥੈ ਹਥੁ ਪਾਏ-ਕਿਸ ਦਾ ਪੱਲਾ ਫੜੇ ? ਪੂਰਬਿ-ਪਹਿਲੇ ਜਨਮ ਵਿਚ (ਕੀਤੇ ਕਰਮਾਂ ਅਨੁਸਾਰ)। ਲਿਖਿਆ-ਸੰਸਕਾਰ-ਰੂਪ ਲੇਖ। ਕਰਮਿ-ਮਿਹਰ ਨਾਲ। ੩।

ਪੇਈਐੜੈ-ਪੇਕੇ ਘਰ ਵਿਚ, ਇਸ ਲੋਕ ਵਿਚ। ਧਨ-(ਜੀਵ-) ਇਸਤ੍ਰੀ। ਸੁਤੀ-ਮਾਇਆ ਦੇ ਮੋਹ ਦੀ ਨੀਂਦ ਵਿਚ ਮਸਤ। ਕੰਤਿ-ਕੰਤ ਨੇ। ਵਿਸਾਰੀ-ਭੁਲਾ ਦਿਤੀ। ਅਵਗਣਿ-ਅੱਗੁਣ ਦੇ ਕਾਰਨ। ਮੁਤੀ-ਛੱਡੀ ਹੋਈ, ਛੁੱਟੜ। ਨੀਂਦ-ਆਤਮਕ ਸ਼ਾਂਤੀ। ੪।

ਸੁਖਦਾਤਾ-ਸੁਖ ਦੇਣ ਵਾਲਾ ਪ੍ਰਭੂ। ਜਾਤਾ-ਪਛਾਣਿਆ। ਸਬਦਿ-ਸ਼ਬਦ ਵਿਚ ਜੁੜ ਕੇ। ਸੇਜ-ਹਿਰਦਾ-ਸੇਜ। ਸੁਹਾਵੀ-ਸੋਹਣੀ। ਰਾਵੇ-ਮਾਣਦੀ ਹੈ। ਸਚੁ-ਸਦਾ ਕਾਇਮ ਰਹਿਣ ਵਾਲਾ। ੫।

ਜੀਅ-{ਲਫਜ਼ ‘ਜੀਵ’ ਤੋਂ ਬਹੁ-ਵਚਨ }। ਕਿਲਬਿਖ-ਪਾਪ। ਕਾਟਿ-ਕੱਟ ਕੇ। ਨਾਮਿ-ਨਾਮ ਵਿਚ। (ਜੁੜੇ ਰਹਿਣ ਦੇ ਕਾਰਨ)। ੬।

ਕਿਨਿ-ਕਿਸ ਨੇ ? ਕਿਨਿ ਦੀਐ-ਕਿਸ ਨੇ ਦਿੱਤਾ ਹੈ ? ਕੋਈ ਨਹੀਂ ਦੇ ਸਕਦਾ। ਭੁਨਿ-ਮੁੜ। ਦੂਐ ਤੀਐ-ਗਿਣਤੀ ਕਰਨ ਵਿਚ, ਲੇਖਾ ਦੇਣ ਵਿਚ। ਬਖਸਿ-ਬਖਸ਼ ਕੇ। ੭।

ਤੈ-ਅਤੇ। ਕੈ ਸਬਦਿ-ਦੇ ਸ਼ਬਦ ਵਿਚ। ਮੇਲਿ-ਮਿਲਾਪ ਵਿਚ, ਚਰਨਾਂ ਵਿਚ। ੮।

**ਅਰਥ** :- ਪਿਆਰਾ ਪ੍ਰਭੂ ਆਪ ਪਵਿਤ੍ਰ-ਸਰੂਪ ਹੈ ਅਪਹੁੰਚ ਹੈ ਤੇ ਬੇਅੰਤ ਹੈ। ਉਹ ਤੱਕੜੀ (ਵਰਤਣ ਤੋਂ) ਬਿਨਾ ਹੀ ਸਾਰੇ ਸੰਸਾਰ ਦੇ ਜੀਵਾਂ ਦੇ ਜੀਵਨ ਨੂੰ ਪਰਖਦਾ ਰਹਿੰਦਾ ਹੈ (ਹਰੇਕ ਜੀਵ ਦੇ ਅੰਦਰ ਵਿਆਪਕ ਰਹਿ ਕੇ)। (ਇਸ ਭੇਤ ਨੂੰ) ਉਹੀ ਮਨੁੱਖ ਸਮਝਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ (ਗੁਰੂ ਦੀ ਰਾਹੀਂ) ਪਰਮਾਤਮਾ ਦੇ ਗੁਣ ਉਚਾਰ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ। ੯।

ਮੈਂ ਸਦਾ ਉਹਨਾਂ ਤੋਂ ਸਦਕੇ ਜਾਂਦਾ ਹਾਂ, ਜੋ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਂਦੇ ਹਨ। ਜੇਹੜੇ ਮਨੁੱਖ ਸਦਾ-ਬਿਰ ਪ੍ਰਭੂ ਵਿਚ ਲਿਵ ਲਾਈ ਰੱਖਦੇ ਹਨ, ਉਹ ਹਰ ਵੇਲੇ ਮਾਇਆ ਦੇ ਹੱਲਿਆਂ ਵਲੋਂ ਸੁਚੇਤ ਰਹਿੰਦੇ ਹਨ, ਤੇ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦੀ ਹਜੂਰੀ ਵਿਚ ਸੋਭਾ ਪਾਂਦੇ ਹਨ। ੧। ਰਹਾਉ।

ਪਰਮਾਤਮਾ ਆਪ ਹੀ (ਸਭ ਜੀਵਾਂ ਦੀ ਅਰਦਾਸ) ਸੁਣਦਾ ਹੈ ਤੇ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ। ਜਿਸ ਜੀਵ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਉਹੀ ਮਨੁੱਖ (ਉਸਦੇ ਦਰ ਤੇ) ਕਬੂਲ ਹੁੰਦਾ ਹੈ। ਜਿਸ ਮਨੁੱਖ ਨੂੰ ਪ੍ਰਭੂ ਆਪ ਆਪਣੀ ਯਾਦ ਵਿਚ ਜੋੜੀ ਰੱਖਦਾ ਹੈ, ਉਹੀ ਜੁਤਿਆ ਰਹਿੰਦਾ ਹੈ, ਉਹ ਗੁਰੂ ਦੇ ਸਨਮੁਖ ਹੋ ਕੇ ਸਦਾ-ਬਿਰ ਨਾਮ ਸਿਮਰਨ ਦੀ ਕਮਾਈ ਕਰਦਾ ਹੈ। ੧੨।

(ਪਰ) ਜਿਸ ਮਨੁੱਖ ਨੂੰ ਪ੍ਰਭੂ ਆਪ ਗਲਤ ਰਸਤੇ ਪਾ ਦੇਵੇ, ਉਹ (ਸਹੀ ਰਾਹ ਲੱਭਣ ਵਾਸਤੇ) ਕਿਸੇ ਹੋਰ ਦਾ ਆਸਰਾ ਨਹੀਂ ਲੈ ਸਕਦਾ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਲੇਖ ਮਿਟਾਇਆ ਨਹੀਂ ਜਾ ਸਕਦਾ (ਤੇ ਉਹ ਲੇਖ ਕੁਰਾਹੇ ਪਾਈ ਰੱਖਦਾ ਹੈ)। ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਵੱਡੇ ਭਾਗਾਂ ਵਾਲੇ ਜਾਣੇ। ਉਹਨਾਂ ਨੂੰ ਪੂਰੀ ਮਿਹਰ ਨਾਲ ਪ੍ਰਭੂ ਆਪਣੇ ਚਰਨਾਂ ਵਿਚ ਮਿਲਾਈ ਰੱਖਦਾ ਹੈ। ੩।

ਜੇਹੜੀ ਜੀਵ-ਇਸਤ੍ਰੀ ਇਸ ਲੋਕ ਵਿਚ ਹਰ ਵੇਲੇ ਮਾਇਆ ਦੇ ਮੋਹ ਦੀ ਨੀਂਦ ਵਿਚ ਮਸਤ ਰਹਿੰਦੀ ਹੈ, ਉਸ ਨੂੰ ਖਸਮ ਪ੍ਰਭੂ ਨੇ ਭੁਲਾ ਦਿੱਤਾ ਹੈ, ਉਹ ਆਪਣੀ ਭੁੱਲ ਦੇ ਕਾਰਨ ਛੁੱਟੜ ਹੋਈ ਪਈ ਹੈ। ਉਹ ਜੀਵ-ਇਸਤ੍ਰੀ ਹਰ ਵੇਲੇ ਦੁਖੀ ਭਟਕਦੀ ਫਿਰਦੀ ਹੈ, ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਨੂੰ ਆਤਮਕ ਸੁਖ ਨਹੀਂ ਮਿਲਦਾ। ੪।

ਜਿਸ ਜੀਵ-ਇਸਤ੍ਰੀ ਨੇ ਪੇਕੇ ਘਰ ਵਿਚ ਸੁਖ ਦੇਣ ਵਾਲੇ ਪ੍ਰਭੂ-ਪਤੀ ਨਾਲ ਛੁੰਘੀ ਸਾਂਝ ਪਾਈ ਰੱਖੀ, ਜਿਸ ਨੇ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ-ਪਤੀ ਨੂੰ ਪਛਾਣ ਲਿਆ, ਉਸ ਦੇ ਹਿਰਦੇ ਦੀ ਸੇਜ ਸੋਹਣੀ ਬਣ ਜਾਂਦੀ ਹੈ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਉਹ ਆਪਣੇ ਜੀਵਨ ਦਾ ਸਿੰਗਾਰ ਬਣਾ ਲੈਂਦੀ ਹੈ। ੫।

ਪਰਮਾਤਮਾ ਨੇ ਚੌਰਾਸੀ ਲੱਖ ਜੂਨਾਂ ਵਿਚ ਬੇਅੰਤ ਜੀਵ ਪੈਦਾ ਕੀਤੇ ਹੋਏ ਹਨ, ਜਿਸ ਜੀਵ ਉੱਤੇ ਉਹ ਮੇਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਗੁਰੂ ਮਿਲਾ ਦੇਂਦਾ ਹੈ। (ਗੁਰੂ-ਚਰਨਾਂ ਵਿਚ ਜੁੜੇ ਹੋਏ) ਬੰਦੇ ਆਪਣੇ ਪਾਪ ਦੂਰ ਕਰਕੇ ਸਦਾ ਪਵਿਤ੍ਰ-ਜੀਵਨ ਵਾਲੇ ਹੋ ਜਾਂਦੇ ਹਨ, ਤੇ ਸਦਾ-ਥਿਰ ਪ੍ਰਭੂ ਦੇ ਦਰ ਤੇ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਸੋਭਾ ਪਾਂਦੇ ਹਨ। ੬।

(ਅਸੀ ਜੀਵ ਸਦਾ ਭੁਲਣਹਾਰ ਹਾਂ) ਜੇ ਪ੍ਰਭੂ (ਸਾਡੇ ਕੀਤੇ ਕਰਮਾਂ ਦਾ) ਹਿਸਾਬ ਮੰਗਣ ਲੱਗੇ, ਤਾਂ ਕੋਈ ਜੀਵ ਹਿਸਾਬ ਨਹੀਂ ਦੇ ਸਕਦਾ (ਭਾਵ, ਲੇਖ ਵਿਚ ਪੂਰਾ ਨਹੀਂ ਉਤਰ ਸਕਦਾ)। (ਆਪਣੇ ਕੀਤੇ ਕਰਮਾਂ ਦਾ) ਲੇਖਾ ਗਿਣਾਇਆਂ (ਭਾਵ, ਲੇਖ ਵਿਚ ਸੁਰਖਰੂ ਹੋਣ ਦੀ ਆਸ ਤੇ) ਕਿਸੇ ਨੂੰ ਆਤਮਕ ਆਨੰਦ ਨਹੀਂ ਮਿਲ ਸਕਦਾ। ਪ੍ਰਭੂ ਆਪ ਹੀ ਮਿਹਰ ਕਰਕੇ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ। ੭।

(ਸਭ ਜੀਵਾਂ ਵਿਚ ਵਿਆਪਕ ਹੋ ਕੇ) ਪ੍ਰਭੂ ਆਪ ਹੀ (ਸਭ ਕੁਝ) ਕਰਦਾ ਹੈ ਅਤੇ ਆਪ ਹੀ (ਪ੍ਰੇਰਨਾ ਕਰ ਕੇ ਜੀਵਾਂ ਪਾਸੋਂ) ਕਰਾਂਦਾ ਹੈ। ਪ੍ਰਭੂ ਆਪ ਹੀ ਪੂਰੇ ਗੁਰੂ ਦੇ ਸ਼ਬਦ ਵਿਚ ਜੋੜ ਕੇ ਆਪਣੇ ਚਰਨਾਂ ਵਿਚ ਮਿਲਾਂਦਾ ਹੈ। ਹੇ ਨਾਨਕ ! ਜਿਸ ਮਨੁੱਖ ਨੂੰ (ਉਸ ਦੇ ਦਰ ਤੋਂ ਉਸ ਦਾ) ਨਾਮ ਮਿਲਦਾ ਹੈ, ਉਸ ਨੂੰ (ਉਸ ਦੀ ਹਜ਼ੂਰੀ ਵਿਚ) ਆਦਰ ਮਿਲਦਾ ਹੈ, ਪ੍ਰਭੂ ਆਪ ਹੀ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ। ੮। ੨। ੩।

**ਮਾਝ ਮਹਲਾ ੩ ॥** ਇਕੋ ਆਪਿ ਫਿਰੈ ਪਰਛੰਨਾ ॥ ਗੁਰਮੁਖਿ ਵੇਖਾ ਤਾ ਇਹੁ ਮਨੁ ਭਿੰਨਾ ॥ ਤਿਸਨਾ ਤਜਿ ਸਹਜ ਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ ॥ ਗੁਰਮਤੀ ਮਨੁ ਇਕਤੁ ਘਰ ਆਇਆ ਸਚੈ ਰੰਗਿ ਰੰਗਾਵਣਿਆ ॥੧॥ ਰਹਾਉ॥ ਇਹੁ ਜਗੁ ਭੂਲਾ ਤੈਂ ਆਪਿ ਭੁਲਾਇਆ ॥ ਇਕੁ ਬਿਸਾਰਿ ਦੂਜੈ ਲੋਭਾਇਆ ॥ ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ ॥੨॥ ਜੋ ਰੰਗਿ ਰਾਤੇ ਕਰਮ ਬਿਧਾਤੇ ॥ ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥ ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥੩॥ ਮਾਇਆ ਮੌਹਿ ਹਰਿ ਚੇਤੈ ਨਾਹੀ ॥ ਜਮਪੁਰਿ ਬਧਾ ਦੁਖ ਸਹਾਹੀ ॥ ਅੰਨਾ ਬੋਲਾ ਕਿਛੁ ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥੪॥ ਇਕਿ ਰੰਗਿ ਰਾਤੇ ਜੋ ਤੁਧੁ ਆਪਿ ਲਿਵ ਲਾਏ ॥ ਭਾਇ ਭਗਤਿ ਤੇਰੈ ਮਨਿ ਭਾਏ ॥ ਸਤਿਗੁਰੁ ਸੇਵਨਿ ਸਦਾ ਸੁਖਦਾਤਾ ਸਭ ਇਛਾ ਆਪਿ ਪੁਜਾਵਣਿਆ ॥੫॥ ਹਰਿ ਜੀਉ ਤੇਰੀ ਸਦਾ ਸਰਣਾਈ ॥ ਆਪੇ ਬਖਸਿਹਿ ਦੇ ਵਡਿਆਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਜੋ ਹਰਿ ਹਰਿ ਨਾਮੁ ਧਿਆਵਣਿਆ ॥੬॥ ਅਨਦਿਨੁ ਰਾਤੇ ਜੋ ਹਰਿ ਭਾਏ ॥ ਮੇਰੈ ਪ੍ਰਭਿ ਮੇਲੇ ਮੇਲਿ ਮਿਲਾਏ ॥ ਸਦਾ ਸਦਾ ਸਚੇ ਤੇਰੀ ਸਰਣਾਈ ਤੂੰ ਆਪੇ ਸਚੁ ਬੁਝਾਵਣਿਆ ॥੭॥ ਜਿਨ ਸਚੁ ਜਾਤਾ ਸੇ ਸਚਿ ਸਮਾਣੇ ॥ ਹਰਿ ਗੁਣ ਗਾਵਹਿ ਸਚੁ ਵਖਾਣੇ ॥ ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਵਣਿਆ ॥੮॥੩॥੪॥ {ਪੰਨਾ ੧੧੧}

**ਪਦ ਅਰਥ :-** ਪਰਛੰਨਾ-{ਪਰਿਚਨ-Enveloped, clothed} ਢਕਿਆ ਹੋਇਆ। ਗੁਰਮੁਖਿ-ਗੁਰੂ ਦੀ ਸਰਨ ਪੈ ਕੇ। ਭਿੰਨਾ-ਭਿੱਜ ਗਿਆ। ਤਜਿ-ਛੱਡ ਕੇ। ਸਹਜੁ ਸੁਖੁ-ਆਤਮਕ ਅਡੋਲਤਾ ਦਾ ਆਨੰਦ। ਮੰਨਿ-ਮਨਿ, ਮਨ ਵਿਚ। ੧।

ਹਉ-ਮੈਂ। ਇਕਸੁ ਸਿਉ-ਸਿਰਫ਼ ਇਕ ਨਾਲ। ਇਕਤੁ ਘਰਿ-ਇਕ ਘਰ ਵਿਚ। ਰਹਾਉ।

ਬਿਸਾਰਿ-ਭੁਲਾ ਕੇ। ਦੂਜੈ-ਤੈਬੋਂ ਬਿਨਾ ਕਿਸੇ ਹੋਰ ਵਿਚ, ਮਾਇਆ ਦੇ ਮੋਹ ਵਿਚ। ਅਨਦਿਨੁ-ਹਰ ਰੋਜ਼ {ਅਨੁਦਿਨ}। ਭ੍ਰਮਿ-ਭਟਕਣਾ ਵਿਚ। ੨।

ਰੰਗਿ-ਪ੍ਰੇਮ ਵਿਚ। ਬਿਧਾਤਾ-ਜਗਤ-ਰਚਨਾ ਕਰਨ ਵਾਲਾ। ਕਰਮ ਬਿਧਾਤਾ-ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਤੇ-ਤੋਂ, ਨਾਲ। ਜੁਗ ਚਾਰੇ-ਚੌਹਾਂ ਜੁਗਾਂ ਵਿਚ, ਸਦਾ ਲਈ। ਜਾਤੇ-ਪ੍ਰਸਿੱਧ ਹੋ ਜਾਂਦੇ ਹਨ। ਦੇਇ-ਦੇਂਦਾ ਹੈ। ਨਾਮਿ-ਨਾਮ ਵਿਚ। ੩।

ਮੋਹਿ-ਮੋਹ ਵਿਚ (ਫਸ ਕੇ)। ਜਮ ਪੁਰਿ-ਜਮ ਦੀ ਨਗਰੀ ਵਿਚ। ਸਹਾਹੀ-ਸਹੈ, ਸਹਾਰਦਾ ਹੈ। ਮਨਮੁਖ-ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਪਾਪਿ-ਪਾਪ ਵਿਚ। ਪਚਾਵਣਿਆ-{ਲੁ਷-ਸੜਨਾ} ਸੜਦੇ ਹਨ, ਦੁਖੀ ਹੁੰਦੇ ਹਨ। ੪।

ਇਕਿ-{ਲਫਜ਼ 'ਇਕ ਤੋਂ ਬਹੁ-ਵਚਨ}। ਤੁਧੁ-ਤੂੰ। ਭਾਇ-ਪ੍ਰੇਮ ਵਿਚ। ਮਨ-ਮਨ ਵਿਚ। ਭਾਏ-ਪਿਆਰੇ ਲੱਗੇ। ਸੇਵਨਿ-ਸੇਵਦੇ ਹਨ। ੫।

ਹਰਿ ਜੀਉ-ਹੇ ਪ੍ਰਭੂ ਜੀ! ਦੇ-ਦੇ ਕੇ। ਜਮ ਕਾਲੁ-ਮੌਤ, ਆਤਮਕ ਮੌਤ। ੬।

ਪ੍ਰਭਿ-ਪ੍ਰਭੂ ਨੇ। ਮੇਲਿ-ਮਿਲਾਪ ਵਿਚ। ਸਚੇ-ਹੇ ਸਦਾ-ਬਿਰ ਪ੍ਰਭੂ! ਸਚੁ-ਸਦਾ-ਬਿਰ ਨਾਮ। ੭।

ਜਾਤਾ-ਸਾਂਝ ਪਾ ਲਈ, ਪਛਾਣ ਲਿਆ। ਸਚਿ-ਸਦਾ-ਬਿਰ ਪ੍ਰਭੂ ਵਿਚ। ਵਖਾਣੇ-ਵਖਾਣਿ, ਵਖਾਣ ਕੇ, ਉਚਾਰ ਕੇ। ਬੈਰਾਗੀ-ਵੈਰਾਗਵਾਨ, ਮਾਇਆ ਤੋਂ ਉਪਰਾਮ। ਨਿਜ ਘਰਿ-ਆਪਣੇ ਘਰ ਵਿਚ। ਤਾੜੀ-ਸਮਾਧੀ। ੮।

**ਅਰਥ :-** (ਦ੍ਰਿਸ਼ਟ-ਮਾਨ ਜਗਤ-ਰੂਪ ਪਰਦੇ ਵਿਚ) ਢੱਕਿਆ ਹੋਇਆ ਪਰਮਾਤਮਾ ਆਪ ਹੀ ਆਪ (ਸਾਰੇ ਜਗਤ ਵਿਚ) ਵਿਚਰ ਰਿਹਾ ਹੈ। ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ (ਉਸ ਗੁਪਤ ਪ੍ਰਭੂ ਨੂੰ) ਜਦੋਂ ਵੇਖ ਲਿਆ ਤਦੋਂ ਉਹਨਾਂ ਦਾ ਮਨ (ਉਸ ਦੇ ਪ੍ਰੇਮ-ਰਸ ਵਿਚ) ਭਿੱਜ ਗਿਆ। (ਮਾਇਆ ਦੀ) ਤ੍ਰਿਸ਼ਨਾ ਛੱਡ ਕੇ ਉਹਨਾਂ ਆਤਮਕ ਅੱਡੋਲਤਾ ਦਾ ਆਨੰਦ ਹਾਸਲ ਕਰ ਲਿਆ, ਇਕ ਪਰਮਾਤਮਾ ਹੀ ਪਰਮਾਤਮਾ ਉਹਨਾਂ ਦੇ ਮਨ ਵਿਚ ਵਸ ਪਿਆ।

ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਹਾਂ ਕੁਰਬਾਨ ਹਾਂ, ਜੇਹੜੇ ਇਕ ਪਰਮਾਤਮਾ ਦੇ ਨਾਲ ਹੀ ਚਿੱਤ ਜੋੜਦੇ ਹਨ। ਗੁਰੂ ਦੀ ਸਿਖਿਆ ਲੈ ਕੇ ਜਿਨ੍ਹਾਂ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਟਿਕ ਗਿਆ ਹੈ, ਉਹ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਸਦਾ ਲਈ) ਰੰਗੇ ਗਏ। ੯। ਰਹਾਉ।

(ਹੇ ਪ੍ਰਭੂ!) ਇਹ ਜਗਤ ਕੁਰਾਹੇ ਪਿਆ ਹੋਇਆ ਹੈ (ਪਰ ਇਸ ਦੇ ਕੀਹ ਵੱਸ ?) ਤੂੰ ਆਪ ਹੀ ਇਸ ਨੂੰ ਕੁਰਾਹੇ ਪਾਇਆ ਹੋਇਆ ਹੈ, ਤੈਨੂੰ ਇਕ ਨੂੰ ਭੁਲ ਕੇ ਮਾਇਆ ਦੇ ਮੋਹ ਵਿਚ ਫਸਿਆ ਹੋਇਆ ਹੈ। ਭਟਕਣਾ ਦੇ ਕਾਰਨ ਕੁਰਾਹੇ ਪਿਆ ਹੋਇਆ ਜਗਤ ਸਦਾ ਹਰ ਵੇਲੇ ਭਟਕਦਾ ਫਿਰਦਾ ਹੈ, ਤੇ ਤੇਰੇ ਨਾਮ ਤੋਂ ਖੁੰਝ ਕੇ ਦੁੱਖ ਸਹਾਰ ਰਿਹਾ ਹੈ। ੧੦।

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਜੇਹੜੇ ਬੰਦੇ ਮਸਤ ਰਹਿੰਦੇ ਹਨ, ਉਹ ਗੁਰੂ ਦੀ ਦੱਸੀ ਸੇਵਾ ਦੇ ਕਾਰਨ ਸਦਾ ਲਈ ਪ੍ਰਸਿੱਧ ਹੋ ਜਾਂਦੇ ਹਨ। (ਪਰ ਇਹ ਉਸ ਦੀ ਆਪਣੀ ਹੀ ਮੇਹਰ ਹੈ) ਪਰਮਾਤਮਾ ਆਪ ਹੀ ਜਿਸ ਮਨੁੱਖ ਨੂੰ ਇੱਝਤ ਦੇਂਦਾ ਹੈ, ਉਹ ਮੁਨੱਖ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ। ੩।

ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਪਰਮਾਤਮਾ ਨੂੰ ਚੇਤੇ ਨਹੀਂ ਰਖਦਾ, ਉਹ (ਆਪਣੇ ਕੀਤੇ ਕਰਮਾਂ ਦੇ ਵਿਕਾਰਾਂ ਦਾ ਬੱਝਾ ਹੋਇਆ ਜਮ ਦੀ ਨਗਰੀ ਵਿਚ (ਆਤਮਕ ਮੌਤ ਦੇ ਕਾਬੂ ਵਿਚ ਆਇਆ ਹੋਇਆ) ਦੁੱਖ ਸਹਾਰਦਾ ਹੈ। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਉਹ ਮਨੁੱਖ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣਨ ਤੋਂ ਅਸਮਰਥ ਰਹਿੰਦਾ ਹੈ (ਮਾਇਆ ਤੋਂ ਬਿਨਾ) ਉਸ ਨੂੰ ਹੋਰ ਕੁਝ ਦਿੱਸਦਾ ਭੀ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਪਾਪ (ਵਾਲੇ ਜੀਵਨ) ਵਿਚ ਹੀ ਸੜਦੇ ਰਹਿੰਦੇ ਹਨ। ੪।

(ਹੋ ਪ੍ਰਭੂ!) ਜਿਨ੍ਹਾਂ ਬੰਦਿਆਂ ਨੂੰ ਤੂੰ ਆਪ ਆਪਣੇ ਨਾਮ ਦੀ ਲਗਨ ਲਈ ਹੈ, ਉਹ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, (ਤੇਰੇ ਚਰਨਾਂ ਨਾਲ) ਪ੍ਰੇਮ ਦੇ ਕਾਰਨ (ਤੇਰੀ) ਭਗਤੀ ਦੇ ਕਾਰਨ ਉਹ ਤੈਨੂੰ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ। ਉਹ ਮਨੁੱਖ ਆਤਮਕ ਆਨੰਦ ਦੇਣ ਵਾਲੇ ਗੁਰੂ ਦੀ ਦੱਸੀ ਸੇਵਾ ਸਦਾ ਕਰਦੇ ਹਨ। ਹੋ ਪ੍ਰਭੂ! ਤੂੰ ਆਪ ਉਹਨਾਂ ਦੀ ਹਰੇਕ ਇੱਛਾ ਪੂਰੀ ਕਰਦਾ ਹੈਂ। ੫।

ਹੋ ਪ੍ਰਭੂ ਜੀ! ਮੈਂ ਤੇਰਾ ਸਦਾ ਹੀ ਆਸਰਾ ਤੱਕਦਾ ਹਾਂ। ਤੂੰ ਜੀਵਾਂ ਨੂੰ ਵਡਿਆਈ ਦੇ ਕੇ ਆਪ ਹੀ ਬਖਸ਼ਿ ਕਰਦਾ ਹੈਂ।

(ਹੋ ਭਾਈ!) ਜੋ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ, ਆਤਮਕ ਮੌਤ ਉਸਦੇ ਨੇੜੇ ਨਹੀਂ ਢੁਕ ਸਕਦੀ। ੬।

ਜੇਹੜੇ ਮਨੁੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਉਹ ਹਰ ਵੇਲੇ (ਹਰ ਰੋਜ਼) ਉਸ ਦੇ ਪ੍ਰੇਮ ਵਿਚ ਮਸਤ ਰਹਿੰਦੇ ਹਨ। ਮੇਰੇ ਪ੍ਰਭੂ ਨੇ ਉਹਨਾਂ ਨੂੰ ਆਪਣੇ ਨਾਲ ਮਿਲਾ ਲਿਆ ਹੈ, ਆਪਣੇ ਚਰਨਾਂ ਵਿਚ ਜੋੜ ਲਿਆ ਹੈ। ਹੋ ਸਦਾ-ਬਿਰ ਰਹਿਣ ਵਾਲੇ ਪ੍ਰਭੂ! ਉਹ ਮਨੁੱਖ ਸਦਾ ਹੀ ਸਦਾ ਹੀ ਤੇਰਾ ਪੱਲਾ ਫੜੀ ਰੱਖਦੇ ਹਨ, ਤੂੰ ਆਪ ਹੀ ਉਹਨਾਂ ਨੂੰ ਆਪਣੇ ਸਦਾ-ਬਿਰ ਨਾਮ ਦੀ ਸੂਝ ਬਖਸ਼ਦਾ ਹੈਂ। ੭।

ਜਿਨ੍ਹਾਂ ਬੰਦਿਆਂ ਨੇ ਸਦਾ-ਬਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੈ, ਉਹ ਸਦਾ-ਬਿਰ ਪ੍ਰਭੂ (ਦੀ ਯਾਦ) ਵਿਚ ਲੀਨ ਰਹਿੰਦੇ ਹਨ, ਉਹ ਸਦਾ-ਬਿਰ ਪ੍ਰਭੂ ਦਾ ਨਾਮ ਉਚਾਰ ਉਚਾਰ ਕੇ ਸਦਾ ਉਸਦੇ ਗੁਣ ਗਾਂਦੇ ਹਨ। ਹੋ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿੰਦੇ ਹਨ, ਉਹ ਮਾਇਆ ਦੇ ਮੋਹ ਵੱਲੋਂ ਉਪਰਾਮ ਹੋ ਜਾਂਦੇ ਹਨ, ਉਹ (ਬਾਹਰ ਮਾਇਆ ਦੇ ਪਿੱਛੇ ਭਟਕਣ ਦੀ ਥਾਂ) ਆਪਣੇ ਹਿਰਦੇ-ਘਰ ਵਿਚ ਟਿਕੇ ਰਹਿੰਦੇ ਹਨ। ੮। ੩। ੮।

**ਮਾਝ ਮਹਲਾ ੩ ॥ ਸਬਦਿ ਮਰੈ ਸੋ ਮੁਆ ਜਾਪੈ ॥ ਕਾਲੁ ਨ ਚਾਪੈ ਦੁਖੁ ਨ ਸੰਤਾਪੈ ॥ ਜੋਤੀ ਵਿਚਿ ਮਿਲਿ ਜੋਤਿ ਸਮਾਣੀ ਸੁਣਿ ਮਨ ਸਚਿ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਕੈ ਨਾਇ ਸੋਭਾ ਪਾਵਣਿਆ ॥ ਸਤਿਗੁਰੁ ਸੇਵਿ ਸਚਿ ਚਿਤੁ ਲਾਇਆ, ਗੁਰਮਤੀ ਸਹਜਿ ਸਮਾਵਣਿਆ ॥੧॥ ਰਹਾਉ॥ ਕਾਇਆ ਕਚੀ ਕਚਾ ਚੀਰੁ ਹੰਢਾਏ ॥ ਦੂਜੈ ਲਾਗੀ ਮਹਲੁ ਨ ਪਾਏ ॥ ਅਨਦਿਨੁ ਜਲਦੀ ਫਿਰੈ ਦਿਨੁ ਰਾਤੀ ਬਿਨੁ ਪਿਰ ਬਹੁ ਦੁਖੁ ਪਾਵਣਿਆ ॥੨॥ ਦੇਹੀ ਜਾਤਿ ਨਾ ਆਗੈ ਜਾਏ ॥ ਜਿਬੈ ਲੇਖਾ ਮੰਗੀਐ ਤਿਬੈ ਛੁਟੈ ਸਚੁ**

ਕਮਾਏ ॥ ਸਤਿਗੁਰੂ ਸੇਵਨਿ ਸੇ ਧਨਵੰਤੇ ਐਥੈ ਓਥੈ ਨਾਮਿ ਸਮਾਵਣਿਆ ॥੩॥ ਭੈ ਭਾਇ ਸੀਗਾਰੁ ਬਣਾਏ ॥  
ਗੁਰ ਪਰਸਾਦੀ ਮਹਲੁ ਘਰੁ ਪਾਏ ॥ ਅਨਦਿਨੁ ਸਦਾ ਰਵੈ ਦਿਨੁ ਰਾਤੀ ਮਜੀਠੈ ਰੰਗੁ ਬਣਾਵਣਿਆ ॥੪॥  
ਸਭਨਾ ਪਿਰੁ ਵਸੈ ਸਦਾ ਨਾਲੇ ॥ ਗੁਰ ਪਰਸਾਦੀ ਕੋ ਨਦਰਿ ਨਿਹਾਲੇ ॥ ਮੇਰਾ ਪ੍ਰਭੂ ਅਤਿ ਉੱਚੋ ਉੱਚਾ ਕਰਿ  
ਕਿਰਪਾ ਆਪਿ ਮਿਲਾਵਣਿਆ ॥੫॥ ਮਾਇਆ ਮੌਹਿ ਇਹੁ ਜਗੁ ਸੁਤਾ ॥ ਨਾਮੁ ਵਿਸਾਰਿ ਅੰਤਿ ਵਿਗੁਤਾ ॥  
ਜਿਸ ਤੇ ਸੁਤਾ ਸੋ ਜਗਾਏ ਗੁਰਮਤਿ ਸੋਝੀ ਪਾਵਣਿਆ ॥੬॥ ਅਪਿਉ ਪੀਐ ਸੋ ਭਰਮੁ ਗਵਾਏ ॥ ਗੁਰ  
ਪਰਸਾਦਿ ਮੁਕਤਿ ਗਤਿ ਪਾਏ ॥ ਭਗਤੀ ਰਤਾ ਸਦਾ ਬੈਰਾਗੀ ਆਪੁ ਮਾਰਿ ਮਿਲਾਵਣਿਆ ॥੭॥ ਆਪਿ  
ਉਪਾਏ ਧੰਧੈ ਲਾਏ ॥ ਲਖ ਚਉਰਾਸੀ ਰਿਜਕੁ ਆਪਿ ਅਪੜਾਏ ॥ ਨਾਨਕ ਨਾਮੁ ਧਿਆਇ ਸਚਿ ਰਾਤੇ ਜੋ  
ਤਿਸੁ ਭਾਵੈ ਸੁ ਕਾਰ ਕਰਾਵਣਿਆ ॥੮॥੪॥੫॥ {ਪੰਨਾ ੧੧੨}

**ਪਦ ਅਰਥ :-** ਮਰੈ-ਮਰਦਾ ਹੈ। ਮੁਆ-(ਹਉਮੈ ਮਮਤਾ ਵਲੋਂ) ਮਾਰਿਆ ਹੋਇਆ। ਜਾਪੈ-ਉੱਘਾ ਹੋ ਜਾਂਦਾ  
ਹੈ। ਕਾਲੁ-ਮੌਤ, ਆਤਮਕ ਮੌਤ। ਚਾਪੈ-{ਚਾਪ-ਧਨੁਖ} ਫਾਹੀ ਪਾ ਸਕਦਾ। ਮਿਲਿ-ਮਿਲ ਕੇ। ਮਨ-ਹੇ  
ਮਨ ! ਸਚਿ-ਸਦਾ-ਬਿਰ ਪ੍ਰਭੂ ਵਿਚ। ੧।

ਕੈ ਨਾਇ-ਦੇ ਨਾਮ ਵਿਚ। ਸੇਵਿ-ਸੇਵ ਕੇ, ਸੇਵਾ ਕਰ ਕੇ। ਸਹਜਿ-ਆਤਮਕ ਅਡੋਲਤਾ ਵਿਚ। ੧। ਰਹਾਉ।  
ਕਚੀ-ਨਾਸਵੰਤ। ਚੀਰੁ-ਕੱਪੜਾ। ਦੂਜੈ-ਮਾਇਆ ਦੇ ਮੋਹ ਵਿਚ। ਮਹਲੁ-ਪ੍ਰਭੂ-ਚਰਨਾਂ ਵਿਚ ਨਿਵਾਸ।  
ਜਲਦੀ-ਸੜਦੀ। ੨।

ਦੇਹੀ-ਸਰੀਰ। ਜਾਤਿ-(ਉੱਚੀ) ਜਾਤਿ (ਦਾ ਮਾਣ)। ਆਗੈ-ਪਰਲੋਕ ਵਿਚ। ਛੁਟੈ-ਸੁਰਖਰੂ ਹੁੰਦਾ ਹੈ।  
ਕਮਾਏ-ਕਮਾਇ, ਕਮਾ ਕੇ। ਸਚੁ ਕਮਾਏ-ਸਦਾ-ਬਿਰ ਨਾਮ ਸਿਮਰਨ ਦੀ ਕਮਾਈ ਕਰ ਕੇ। ਐਥੈ ਓਥੈ-  
ਇਸ ਲੋਕ ਵਿਚ ਤੇ ਪਰਲੋਕ ਵਿਚ। ਨਾਮਿ-ਨਾਮ ਵਿਚ। ੩।

ਭੈ-(ਪ੍ਰਭੂ ਦੇ) ਡਰ-ਅਦਬ ਵਿਚ (ਰਹਿ ਕੇ)। ਭਾਇ-(ਪ੍ਰਭੂ ਦੇ) ਪਿਆਰ ਵਿਚ (ਜੁੜ ਕੇ)। ਸੀਗਾਰੁ-  
ਗਹਣਾ। ਰਵੈ-ਸਿਮਰਦਾ ਹੈ। ਮਜੀਠੈ ਰੰਗੁ-ਮਜੀਠ ਵਾਲਾ ਪੱਕਾ ਰੰਗ। ੪।

ਕੋ-ਕੋਈ ਵਿਰਲਾ। ਨਦਰਿ ਨਿਹਾਲੇ-ਅੱਖਾਂ ਨਾਲ ਵੇਖਦਾ ਹੈ। ੫।

ਮੌਹਿ-ਮੋਹ ਵਿਚ। ਅੰਤ-ਆਖਰ। ਵਿਗੁਤਾ-ਖੁਆਰ ਹੁੰਦੀ ਹੈ। ਜਿਸ ਤੇ-ਜਿਸ ਪਰਮਾਤਮਾ ਦੇ ਹੁਕਮ  
ਅਨੁਸਾਰ। ੬।

ਅਪਿਉ-ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਭਰਮੁ-ਭਟਕਣਾ। ਮੁਕਤਿ-ਮਾਇਆ ਦੇ ਮੋਹ  
ਤੋਂ ਖਲਾਸੀ। ਗਤਿ-ਉੱਚੀ ਆਤਮਕ ਅਵਸਥਾ। ਬੈਰਾਗੀ-ਵੈਰਾਗਵਾਨ, ਮਾਇਆ ਦੇ ਮੋਹ ਤੋਂ ਉਤਾਂਹ।  
ਆਪੁ-ਆਪਾ-ਭਾਵ। ੭।

ਧੰਧੈ-ਝੰਬੇਲੇ ਵਿਚ। ਸਚਿ-ਸਦਾ-ਬਿਰ ਪ੍ਰਭੂ ਵਿਚ। ੮।

**ਅਰਥ :-** ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਾ-ਭਾਵ ਵਲੋਂ) ਮਰਦਾ ਹੈ, ਉਹ (ਆਪਾ-ਭਾਵ  
ਵਲੋਂ) ਮਰਿਆ ਹੋਇਆ ਮਨੁੱਖ (ਜਗਤ ਵਿਚ) ਆਦਰ-ਮਾਣ ਪਾਂਦਾ ਹੈ, ਉਸ ਨੂੰ ਆਤਮਕ ਮੌਤ (ਆਪਣੇ  
ਪੰਜੇ ਵਿਚ) ਫਸਾ ਨਹੀਂ ਸਕਦੀ, ਉਸ ਨੂੰ ਕੋਈ ਦੁਖ-ਕਲੇਸ਼ ਦੁਖੀ ਨਹੀਂ ਕਰ ਸਕਦਾ। ਪ੍ਰਭੂ ਦੀ ਜੋਤਿ ਵਿਚ

ਮਿਲ ਕੇ ਉਸ ਦੀ ਸੁਰਤਿ ਪ੍ਰਭੂ ਵਿਚ ਹੀ ਲੀਨ ਰਹਿੰਦੀ ਹੈ। ਤੇ, ਹੋ ਮਨ ! ਉਹ ਮਨੁੱਖ (ਪ੍ਰਭੂ ਦੀ ਸਿਫ਼ਤਿ-ਸਾਲਾਹ) ਸੁਣ ਕੇ ਸਦਾ-ਬਿਰ ਪਰਮਾਤਮਾ ਵਿਚ ਸਮਾਇਆ ਰਹਿੰਦਾ ਹੈ। ੧।

ਮੈਂ ਸਦਾ ਉਹਨਾਂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੋ ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਸੋਭਾ ਖੱਟਦੇ ਹਨ, ਜੇਹੜੇ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ-ਬਿਰ ਪ੍ਰਭੂ ਵਿਚ ਚਿੱਤ ਜੋੜਦੇ ਹਨ ਅਤੇ ਗੁਰੂ ਦੀ ਮਤਿ ਤੇ ਤੁਰ ਕੇ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ। ੧। ਰਹਾਉ।

ਇਹ ਸਰੀਰ ਨਾਸਵੰਤ ਹੈ, ਮਾਨੋ, ਕਮਜ਼ੋਰ ਜਿਹਾ ਕੱਪੜਾ ਹੈ (ਪਰ ਮਨੁੱਖ ਦੀ ਜਿੰਦ ਇਸ) ਜਰਜਰੇ ਕੱਪੜੇ ਨੂੰ ਹੀ ਹਢਾਂਦੀ ਰਹਿੰਦੀ ਹੈ (ਭਾਵ, ਜਿੰਦ ਸਰੀਰਕ ਭੋਗਾਂ ਵਿਚ ਹੀ ਮਗਨ ਰਹਿੰਦੀ ਹੈ)। (ਜਿੰਦ) ਮਾਇਆ ਦੇ ਪਿਆਰ ਵਿਚ ਲੱਗੀ ਰਹਿੰਦੀ ਹੈ (ਇਸ ਵਾਸਤੇ ਇਹ ਪ੍ਰਭੂ-ਚਰਨਾਂ ਵਿਚ) ਟਿਕਾਣਾ ਹਾਸਲ ਨਹੀਂ ਕਰ ਸਕਦੀ। (ਮਾਇਆ ਦੇ ਮੌਹ ਦੇ ਕਾਰਨ ਜਿੰਦ) ਹਰ ਵੇਲੇ ਦਿਨ ਰਾਤ ਸੜਦੀ ਤੇ ਭਟਕਦੀ ਹੈ, ਪ੍ਰਭੂ-ਪਤੀ (ਦੇ ਮਿਲਾਪ) ਤੋਂ ਬਿਨਾ ਬਹੁਤ ਦੁੱਖ ਝੱਲਦੀ ਹੈ। ੨।

ਪ੍ਰਭੂ ਦੀ ਹਜ਼ੂਰੀ ਵਿਚ (ਮਨੁੱਖ ਦਾ) ਸਰੀਰ ਨਹੀਂ ਜਾ ਸਕਦਾ, ਉੱਚੀ ਜਾਤਿ ਭੀ ਨਹੀਂ ਪਹੁੰਚ ਸਕਦੀ (ਜਿਸ ਦਾ ਮਨੁੱਖ ਇਤਨਾ ਮਾਣ ਕਰਦਾ ਹੈ)। ਜਿਥੇ (ਪਰਲੋਕ ਵਿਚ ਹਰੇਕ ਮਨੁੱਖ ਪਾਸੋਂ ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ, ਉਥੇ ਤਾਂ ਸਦਾ-ਬਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਕਰਕੇ ਹੀ ਸੁਰਖ਼ਰੂ ਹੋਈਦਾ ਹੈ। ਜੇਹੜੇ ਮਨੁੱਖ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਉਹ (ਪ੍ਰਭੂ ਦੇ ਨਾਮ-ਧਨ ਨਾਲ) ਧਨਾਚ ਬਣ ਜਾਂਦੇ ਹਨ, ਉਹ ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਸਦਾ ਪ੍ਰਭੂ ਦੇ ਨਾਮ ਵਿਚ ਹੀ ਲੀਨ ਰਹਿੰਦੇ ਹਨ। ੩।

ਜੇਹੜਾ ਮਨੁੱਖ ਪ੍ਰਭੂ ਦੇ ਡਰ-ਅਦਬ ਵਿਚ ਰਹਿ ਕੇ ਪ੍ਰਭੂ ਦੇ ਪ੍ਰੇਮ ਵਿਚ ਮਗਨ ਹੋ ਕੇ (ਪ੍ਰਭੂ ਦੇ ਨਾਮ ਨੂੰ ਆਪਣੇ ਜੀਵਨ ਦਾ) ਗਹਣਾ ਬਣਾਂਦਾ ਹੈ, ਉਹ ਗੁਰੂ ਦੀ ਕਿਰਪਾ ਨਾਲ ਪ੍ਰਭੂ-ਚਰਨਾਂ ਵਿਚ ਟਿਕਾਣਾ ਬਣਾ ਲੈਂਦਾ ਹੈ ਪ੍ਰਭੂ-ਚਰਨਾਂ ਵਿਚ ਘਰ ਪ੍ਰਾਪਤ ਕਰ ਲੈਂਦਾ ਹੈ, ਉਹ ਹਰ ਰੋਜ਼ ਦਿਨੇ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ (ਉਹ ਆਪਣੀ ਜਿੰਦ ਨੂੰ) ਮਜ਼ੀਠ ਵਰਗਾ (ਪੱਕਾ ਪ੍ਰਭੂ ਦਾ) ਨਾਮ-ਰੰਗ ਚਾੜ੍ਹੁ ਲੈਂਦਾ ਹੈ। ੪।

(ਹੋ ਭਾਈ !) ਪ੍ਰਭੂ-ਪਤੀ ਸਦਾ ਸਭ ਜੀਵਾਂ ਦੇ ਨਾਲ (ਸਭ ਦੇ ਅੰਦਰ) ਵੱਸਦਾ ਹੈ, ਪਰ ਕੋਈ ਵਿਰਲਾ ਜੀਵ ਗੁਰੂ ਦੀ ਕਿਰਪਾ ਨਾਲ (ਉਸ ਨੂੰ ਹਰ ਥਾਂ) ਆਪਣੀ ਅੱਖੀਂ ਵੇਖਦਾ ਹੈ। (ਹੋ ਭਾਈ !) ਪਿਆਰਾ ਪ੍ਰਭੂ ਬਹੁਤ ਹੀ ਉੱਚਾ ਹੈ (ਬੇਅੰਤ ਉੱਚੇ ਆਤਮਕ ਜੀਵਨ ਦਾ ਮਾਲਕ ਹੈ, ਤੇ ਅਸੀਂ ਜੀਵ ਨੀਵੇਂ ਜੀਵਨ ਵਾਲੇ ਹਾਂ) ਉਹ ਆਪ ਹੀ ਮਿਹਰ ਕਰ ਕੇ (ਜੀਵਾਂ ਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈ। ੫।

ਇਹ ਜਗਤ ਮਾਇਆ ਦੇ ਮੌਹ ਵਿਚ ਫਸ ਕੇ ਸੁੱਤਾ ਪਿਆ ਹੈ (ਆਤਮਕ ਜੀਵਨ ਵਲੋਂ ਅਵੇਸਲਾ ਹੋ ਰਿਹਾ ਹੈ) ਪਰਮਾਤਮਾ ਦਾ ਨਾਮ ਭੁਲਾ ਕੇ ਆਖਰ ਖੁਆਰ ਭੀ ਹੁੰਦਾ ਹੈ, (ਫਿਰ ਭੀ ਇਹ ਇਸ ਨੀਂਦ ਵਿਚੋਂ ਜਾਗਦਾ ਨਹੀਂ। ਜਾਗੇ ਭੀ ਕਿਵੇਂ ? ਇਸ ਦੇ ਵੱਸ ਦੀ ਗੱਲ ਨਹੀਂ) ਜਿਸਦੇ ਹੁਕਮ ਅਨੁਸਾਰ (ਜਗਤ ਮਾਇਆ ਦੇ ਮੌਹ ਦੀ ਨੀਂਦ ਵਿਚ) ਸੌਂ ਰਿਹਾ ਹੈ, ਉਹੀ ਇਸ ਨੂੰ ਜਗਾਂਦਾ ਹੈ, (ਉਹ ਪ੍ਰਭੂ ਆਪ ਹੀ ਇਸ ਨੂੰ) ਗੁਰੂ ਦੀ ਮਤਿ ਤੇ ਤੋਰ ਕੇ (ਆਤਮਕ ਜੀਵਨ ਦੀ) ਸਮਝ ਬਖਸ਼ਦਾ ਹੈ। ੬।

ਜੇਹੜਾ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਉਹ (ਮਾਇਆ ਦੇ ਮੌਹ ਵਾਲੀ) ਭਟਕਣਾ ਦੂਰ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਨਾਲ ਉਹ ਮਾਇਆ ਦੇ ਮੌਹ ਤੋਂ ਖਲਾਸੀ ਪਾ ਲੈਂਦਾ ਹੈ, ਉਹ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ। ਉਹ ਮਨੁੱਖ ਪਰਮਾਤਮਾ ਦੀ ਭਗਤੀ (ਦੇ ਰੰਗ) ਵਿਚ ਰੰਗਿਆ

ਜਾਂਦਾ ਹੈ, (ਇਸ ਦੀ ਬਰਕਤਿ ਨਾਲ ਉਹੀ) ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦਾ ਹੈ, ਤੇ ਆਪਾ-ਭਾਵ ਮਾਰ ਕੇ ਉਹ ਆਪਣੇ ਆਪ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਲੈਂਦਾ ਹੈ। ੨।

ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਨੂੰ ਪੈਦਾ ਕਰਦਾ ਹੈ ਤੇ ਆਪ ਹੀ ਮਾਇਆ ਦੀ ਦੌੜ ਭੱਜ ਵਿਚ ਜੋੜ ਦੇਂਦਾ ਹੈ, ਚੌਰਾਸੀ ਲੱਖ ਜੂਨਾਂ ਦੇ ਜੀਵਾਂ ਨੂੰ ਰਿਜ਼ਕ ਭੀ ਪ੍ਰਭੂ ਆਪ ਹੀ ਅਪੜਾਂਦਾ ਹੈ। ਪਰ ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰ ਕੇ ਉਸ ਸਦਾ-ਬਿਰ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗੇ ਰਹਿੰਦੇ ਹਨ, ਉਹ ਉਹੀ ਕਾਰ ਕਰਦੇ ਹਨ ਜੋ ਉਸ ਪਰਮਾਤਮਾ ਨੂੰ ਪਰਵਾਨ ਹੁੰਦੀ ਹੈ। ੮।੪।੫।

**ਮਾਝ ਮਹਲਾ ੩ ॥ ਅੰਦਰਿ ਹੀਰਾ ਲਾਲੁ ਬਣਾਇਆ ॥ ਗੁਰ ਕੈ ਸਬਦਿ ਪਰਖਿ ਪਰਖਾਇਆ ॥ ਜਿਨ ਸਚੁ ਪਲੈ ਸਚੁ ਵਖਾਣਹਿ ਸਚੁ ਕਸਵਟੀ ਲਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰ ਕੀ ਬਾਣੀ ਮੰਨਿ ਵਸਾਵਣਿਆ ॥ ਅੰਜਨ ਮਾਹਿ ਨਿਰੰਜਨੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੧॥ ਰਹਾਉ॥ ਇਸੁ ਕਾਇਆ ਅੰਦਰਿ ਬਹੁਤੁ ਪਸਾਰਾ ॥ ਨਾਮੁ ਨਿਰੰਜਨੁ ਅਤਿ ਅਗਮ ਅਪਾਰਾ ॥ ਗੁਰਮੁਖਿ ਹੋਵੈ ਸੋਈ ਪਾਏ ਆਪੇ ਬਖਸਿ ਮਿਲਾਵਣਿਆ ॥੨॥ ਮੇਰਾ ਠਾਕੁਰੁ ਸਚੁ ਦ੍ਰਿੜਾਏ ॥ ਗੁਰ ਪਰਸਾਦੀ ਸਚਿ ਚਿਤੁ ਲਾਏ ॥ ਸਚੋ ਸਚੁ ਵਰਤੈ ਸਭਨੀ ਥਾਈ ਸਚੇ ਸਚਿ ਸਮਾਵਣਿਆ ॥੩॥ ਵੇਪਰਵਾਹੁ ਸਚੁ ਮੇਰਾ ਪਿਆਰਾ ॥ ਕਿਲਵਿਖ ਅਵਗਣ ਕਾਟਣਹਾਰਾ ॥ ਪ੍ਰੇਮ ਪ੍ਰੀਤਿ ਸਦਾ ਧਿਆਈਐ ਭੈ ਭਾਇ ਭਗਤਿ ਦ੍ਰਿੜਵਣਿਆ ॥੪॥ ਤੇਰੀ ਭਗਤਿ ਸਚੀ ਜੇ ਸਚੇ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਸਭਨਾ ਜੀਆ ਕਾ ਏਕੋ ਦਾਤਾ ਸਬਦੇ ਮਾਰਿ ਜੀਵਾਵਣਿਆ ॥੫॥ ਹਰਿ ਤੁਧੁ ਬਾਝਹੁ ਮੈ ਕੋਈ ਨਾਹੀ ॥ ਹਰਿ ਤੁਧੈ ਸੇਵੀ ਤੈ ਤੁਧੁ ਸਾਲਾਹੀ ਆਪੇ ਮੇਲਿ ਲੇਹੁ ਪ੍ਰਭ ਸਾਚੇ ਪੂਰੈ ਕਰਮਿ ਤੂੰ ਪਾਵਣਿਆ ॥੬॥ ਮੈ ਹੋਰੁ ਨ ਕੋਈ ਤੁਧੈ ਜੇਹਾ ॥ ਤੇਰੀ ਨਦਰੀ ਸੀਝਸਿ ਦੇਹਾ ॥ ਅਨਦਿਨੁ ਸਾਰਿ ਸਮਾਲਿ ਹਰਿ ਰਾਖਹਿ ਗੁਰਮੁਖਿ ਸਹਜਿ ਸਮਾਵਣਿਆ ॥੭॥ ਤੁਧੁ ਜੇਵਡੁ ਮੈ ਹੋਰੁ ਨ ਕੋਈ ॥ ਤੁਧੁ ਆਪੇ ਸਿਰਜੀ ਆਪੇ ਗੋਈ ॥ ਤੂੰ ਆਪੇ ਹੀ ਘੜਿ ਭੰਨਿ ਸਵਾਰਹਿ ਨਾਨਕ ਨਾਮਿ ਸੁਹਾਵਣਿਆ ॥੮॥੫॥੬॥ {ਪੰਨਾ ੧੧੨}**

**ਪਦ ਅਰਥ :-** ਅੰਦਰਿ-ਮਨੁੱਖਾ ਸਰੀਰ ਵਿਚ। ਸਬਦਿ-ਸ਼ਬਦ ਦੀ ਰਾਹੀਂ। ਪਰਖਿ-ਪਰਖ ਕੇ। ਪਰਖਾਇਆ-ਪਰਖ ਕਰਾਈ। ਜਿਨ ਪਲੈ-ਜਿਨ੍ਹਾਂ ਦੇ ਪਾਸ। ਸਚੁ-ਸਦਾ-ਬਿਰ ਪ੍ਰਭੂ ਦਾ ਨਾਮ। ਕਸਵਟੀ-ਕੱਸ ਲਾਣ ਵਾਲੀ ਵੱਟੀ (ਪੱਥਰੀ)। ੧।

ਹਉ-ਮੈਂ। ਮੰਨਿ-ਮਨਿ, ਮਨ ਵਿਚ। ਅੰਜਨ-ਕਾਲਖ, ਮਾਇਆ। ਨਿਰੰਜਨੁ-ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਭੂ!। ੧। ਰਹਾਉ।

ਪਸਾਰਾ-ਮਾਇਆ ਦਾ ਖਿਲਾਰਾ। ਅਗਮ-ਅਪਹੁੰਚ। ਅਪਾਰਾ-ਬੇਅੰਤ। ਗੁਰਮੁਖਿ-ਗੁਰੂ ਦੇ ਸਨਮੁਖ ਰਹਿਣ ਵਾਲਾ। ੨।

ਦ੍ਰਿੜਾਏ-ਪੱਕਾ ਟਿਕਾਂਦਾ ਹੈ। ਗੁਰ ਪਰਸਾਦੀ-ਗੁਰ ਪਰਸਾਦਿ, ਗੁਰੂ ਦੀ ਕਿਰਪਾ ਨਾਲ। ਸਚਿ-ਸਦਾ-ਬਿਰ ਪ੍ਰਭੂ ਦੇ ਨਾਮ ਵਿਚ। ਸਚੋ ਸਚੁ-ਸਚ ਹੀ ਸਚ, ਸਦਾ-ਬਿਰ ਪ੍ਰਭੂ ਹੀ। ਸਚੇ ਸਚਿ-ਸਚਿ ਹੀ ਸਚਿ, ਸਦਾ-ਬਿਰ ਰਹਿਣ ਵਾਲੇ ਪ੍ਰਭੂ ਵਿਚ ਹੀ। ੩।

ਕਿਲਵਿਖ-ਪਾਪ। ਭੈ-ਡਰ-ਅਦਬ ਵਿਚ ਰਹਿ ਕੇ। ਭਾਇ-ਪ੍ਰੇਮ ਵਿਚ। ੪।

ਸਚੀ-ਸਦਾ-ਬਿਰ ਰਹਿਣ ਵਾਲੀ। ਸਚੇ-ਹੇ ਸਦਾ-ਬਿਰ ਪ੍ਰਭੂ! ਦੇਇ-ਦੇਂਦਾ ਹੈ। ਸਬਦੇ-ਸਬਦਿ, ਸ਼ਬਦ ਵਿਚ ਜੋੜ ਕੇ। ਮਾਰਿ-(ਵਿਕਾਰਾਂ ਵਲੋਂ) ਮਾਰ ਕੇ। ੫।

ਤੁਧੈ-ਤੈਨੂੰ ਹੀ। ਸੇਵੀ-ਸੇਵੀਂ, ਮੈਂ ਸੇਵਦਾ ਹਾਂ। ਤੈ-ਅਤੇ। ਸਾਲਾਹੀ-ਮੈਂ ਸਲਾਹੁੰਦਾ ਹਾਂ। ਪ੍ਰਭੂ-ਹੇ ਪ੍ਰਭੂ। ਪੂਰੈ ਕਰਮਿ-ਤੇਰੀ ਪੂਰੀ ਬਖਸ਼ਸ਼ ਨਾਲ। ਤੂੰ-ਤੈਨੂੰ। ੬।

ਜੇਹਾ-ਵਰਗਾ। ਨਦਰੀ-ਮਿਹਰ ਦੀ ਨਿਗਾਹ ਨਾਲ। ਸੀਝਸਿ-ਸਫਲ ਹੁੰਦੀ ਹੈ। ਦੇਹਾ-ਕਾਇਆਂ, ਸਰੀਰ। ਸਾਰਿ-ਸਾਰ ਲੈ ਕੇ। ਸਮਾਲਿ-ਸੰਭਾਲ ਕੇ। ਹਰਿ-ਹੇ ਹਰੀ! ਸਹਜਿ-ਆਤਮਕ ਅਡੋਲਤਾ ਵਿਚ। ੭।

ਸਿਰਜੀ-ਪੈਦਾ ਕੀਤੀ। ਗੋਈ-ਲੀਨ ਕਰ ਲਈ। ਘੜਿ-ਘੜ ਕੇ, ਸਾਜ ਕੇ। ਭੰਨਿ-ਤੋੜ ਕੇ, ਨਾਸ ਕਰ ਕੇ। ਨਾਮਿ-ਨਾਮ ਵਿਚ। ੮।

**ਅਰਥ** :- ਪਰਮਾਤਮਾ ਨੇ ਹਰੇਕ ਸਰੀਰ ਦੇ ਅੰਦਰ (ਆਪਣੀ ਜੋਤਿ-ਰੂਪ) ਹੀਰਾ ਲਾਲ ਟਿਕਾਇਆ ਹੋਇਆ ਹੈ, (ਪਰ ਵਿਰਲੇ ਭਾਗਾਂ ਵਾਲਿਆਂ ਨੇ) ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਹੀਰੇ ਲਾਲ ਦੀ) ਪਰਖ ਕਰ ਕੇ (ਸਾਧ ਸੰਗਤਿ ਵਿਚ) ਪਰਖ ਕਰਾਈ ਹੈ। ਜਿਨ੍ਹਾਂ ਦੇ ਹਿਰਦੇ ਵਿਚ ਸਦਾ-ਬਿਰ ਪ੍ਰਭੂ ਦਾ ਨਾਮ-ਹੀਰਾ ਵੱਸ ਪਿਆ ਹੈ, ਉਹ ਸਦਾ-ਬਿਰ ਨਾਮ ਸਿਮਰਦੇ ਹਨ, ਉਹ ਆਪਣੇ ਆਤਮਕ ਜੀਵਨ ਦੀ ਪਰਖ ਵਾਸਤੇ) ਸਦਾ-ਬਿਰ ਨਾਮ ਨੂੰ ਹੀ ਕਸਵੱਟੀ (ਦੇ ਤੌਰ ਤੇ) ਵਰਤਦੇ ਹਨ। ੯।

ਮੈਂ ਸਦਾ ਉਹਨਾਂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੋ ਗੁਰੂ ਦੀ ਬਾਣੀ ਨੂੰ ਆਪਣੇ ਮਨ ਵਿਚ ਵਸਾਂਦੇ ਹਨ, ਉਹਨਾਂ ਨੇ ਮਾਇਆ ਵਿਚ ਵਿਚਰਦਿਆਂ ਹੀ (ਇਸ ਬਾਣੀ ਦੀ ਬਰਕਤਿ ਨਾਲ) ਨਿਰੰਜਨ ਪ੍ਰਭੂ ਨੂੰ ਲੱਭ ਲਿਆ ਹੈ, ਉਹ ਆਪਣੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾਈ ਰੱਖਦੇ ਹਨ। ੧੦।

(ਇਕ ਪਾਸੇ) ਇਸ ਮਨੁੱਖਾ ਸਰੀਰ ਵਿਚ (ਮਾਇਆ ਦਾ) ਬਹੁਤ ਖਿਲਾਰਾ ਖਿਲਾਰਿਆ ਹੋਇਆ ਹੈ, (ਦੂਜੇ ਪਾਸੇ) ਪ੍ਰਭੂ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ਅਧੁੰਚ ਹੈ ਬੇਅੰਤ ਹੈ, ਉਸ ਦਾ ਨਾਮ (ਮਨੁੱਖ ਨੂੰ ਪ੍ਰਾਪਤ ਕਿਵੇਂ ਹੋਵੇ ?)। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹੀ (ਨਿਰੰਜਨ ਦੇ ਨਾਮ ਨੂੰ) ਪ੍ਰਾਪਤ ਕਰਦਾ ਹੈ, ਪ੍ਰਭੂ ਆਪ ਹੀ ਮਿਹਰ ਕਰ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ। ੧੧।

ਪਾਲਣਹਾਰਾ ਪਿਆਰਾ ਪ੍ਰਭੂ (ਜਿਸ ਮਨੁੱਖ ਦੇ ਹਿਰਦੇ ਵਿਚ ਆਪਣਾ) ਸਦਾ-ਬਿਰ ਨਾਮ ਦਿੜ੍ਹੁ ਕਰਦਾ ਹੈ, ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਸਦਾ-ਬਿਰ ਪ੍ਰਭੂ ਵਿਚ ਆਪਣਾ ਮਨ ਜੋੜਦਾ ਹੈ। (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਸਦਾ-ਬਿਰ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਵਾਂ ਵਿਚ ਮੌਜੂਦ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ। ੧੨।

(ਹੇ ਭਾਈ !) ਮੇਰਾ ਪਿਆਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਨੂੰ ਕਿਸੇ ਕਿਸਮ ਦੀ ਮੁਖਾਜੀ ਭੀ ਨਹੀਂ ਹੈ। ਉਹ ਸਭ ਜੀਵਾਂ ਦੇ ਪਾਪ ਤੇ ਅੰਗੁਣ ਦੂਰ ਕਰਨ ਦੀ ਤਾਕਤ ਰੱਖਦਾ ਹੈ। ਪ੍ਰੇਮ ਪਿਆਰ ਨਾਲ ਉਸ ਦਾ ਧਿਆਨ ਧਰਨਾ ਚਾਹੀਦਾ ਹੈ। ਉਸ ਦੇ ਡਰ-ਅਦਬ ਵਿਚ ਰਹਿ ਕੇ ਪਿਆਰ ਨਾਲ ਉਸਦੀ ਭਗਤੀ (ਆਪਣੇ ਹਿਰਦੇ ਵਿਚ) ਪੱਕੀ ਕਰਨੀ ਚਾਹੀਦੀ ਹੈ। ੧੩।

ਹੇ ਸਦਾ-ਬਿਰ ਪ੍ਰਭੂ ! ਤੇਰੀ ਭਗਤੀ (ਦੀ ਦਾਤਿ ਜੀਵ ਨੂੰ ਤਦੋਂ ਹੀ ਮਿਲਦੀ ਹੈ ਜੇ) ਤੇਰੀ ਰਜ਼ਾ ਹੋਵੇ।

(ਹੇ ਭਾਈ! ਭਗਤੀ ਅਤੇ ਹੋਰ ਸੰਸਾਰਕ ਪਦਾਰਥਾਂ ਦੀ ਦਾਤਿ) ਪ੍ਰਭੂ ਆਪ ਹੀ (ਜੀਵਾਂ ਨੂੰ) ਦੇਂਦਾ ਹੈ, (ਦੇ ਦੇ ਕੇ ਉਹ) ਪਛਤਾਂਦਾ ਭੀ ਨਹੀਂ (ਕਿਉਂਕਿ) ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਉਹ ਆਪ ਹੀ ਆਪ ਹੈ। ਗੁਰੂ ਦੇ ਸ਼ਬਦ ਦੀ ਰਾਹੀਂ (ਜੀਵ ਨੂੰ ਵਿਕਾਰਾਂ ਵਲੋਂ) ਮਾਰ ਕੇ ਆਪ ਹੀ ਆਤਮਕ ਜੀਵਨ ਦੇਣ ਵਾਲਾ ਹੈ। ॥੫॥

ਹੇ ਹਰੀ! ਤੈਥੋਂ ਬਿਨਾ ਮੈਨੂੰ (ਆਪਣਾ) ਕੋਈ ਹੋਰ (ਸਹਾਰਾ) ਨਹੀਂ ਦਿੱਸਦਾ। ਹੇ ਹਰੀ! ਮੈਂ ਤੇਰੀ ਹੀ ਸੇਵਾ-ਭਗਤੀ ਕਰਦਾ ਹਾਂ, ਮੈਂ ਤੇਰੀ ਹੀ ਸਿਫ਼ਤਿ-ਸਾਲਾਹ ਕਰਦਾ ਹਾਂ। ਹੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ! ਤੂੰ ਆਪ ਹੀ ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ। ਤੇਰੀ ਪੂਰੀ ਮਿਹਰ ਨਾਲ ਹੀ ਤੈਨੂੰ ਮਿਲ ਸਕੀਦਾ ਹੈ। ॥੬॥

ਹੇ ਪ੍ਰਭੂ! ਤੇਰੇ ਵਰਗ ਮੈਨੂੰ ਹੋਰ ਕੋਈ ਨਹੀਂ ਦਿੱਸਦਾ। ਤੇਰੀ ਮਿਹਰ ਦੀ ਨਿਗਾਹ ਨਾਲ ਹੀ (ਜੇ ਤੇਰੀ ਭਗਤੀ ਦੀ ਦਾਤਿ ਮਿਲੇ ਤਾਂ ਮੇਰਾ ਇਹ) ਸਰੀਰ ਸਫਲ ਹੋ ਸਕਦਾ ਹੈ। ਹੇ ਹਰੀ! ਤੂੰ ਆਪ ਹੀ ਹਰ ਵੇਲੇ ਜੀਵਾਂ ਦੀ ਸੰਭਾਲ ਕਰ ਕੇ (ਵਿਕਾਰਾਂ ਵਲੋਂ) ਰਾਖੀ ਕਰਦਾ ਹੈਂ। (ਤੇਰੀ ਮਿਹਰ ਨਾਲ) ਜੇਹੜੇ ਬੰਦੇ ਗੁਰੂ ਦੀ ਸਰਨ ਪੈਂਦੇ ਹਨ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ। ॥੭॥

ਹੇ ਪ੍ਰਭੂ! ਤੇਰੇ ਬਰਾਬਰ ਦਾ ਮੈਨੂੰ ਕੋਈ ਹੋਰ ਨਹੀਂ ਦਿੱਸਦਾ। ਤੂੰ ਆਪ ਹੀ ਰਚਨਾ ਰਚੀ ਹੈ, ਤੂੰ ਆਪ ਹੀ ਇਸ ਨੂੰ ਨਾਸ ਕਰਦਾ ਹੈਂ।

ਹੇ ਨਾਨਕ! (ਆਖ-ਹੇ ਪ੍ਰਭੂ!) ਤੂੰ ਆਪ ਹੀ ਘੜ ਕੇ ਭੰਨ ਕੇ ਸੰਵਾਰਦਾ ਹੈਂ, ਤੂੰ ਆਪ ਹੀ ਆਪਣੇ ਨਾਮ ਦੀ ਬਰਕਤਿ ਨਾਲ (ਜੀਵਾਂ ਦੇ ਜੀਵਨ) ਸੋਹਣੇ ਬਣਾਂਦਾ ਹੈਂ। ॥੮॥ ੫॥ ੬॥

**ਮਾਝ ਮਹਲਾ ੩ ॥** ਸਭ ਘਟ ਆਪੇ ਭੋਗਣਹਾਰਾ ॥ ਅਲਖੁ ਵਰਤੈ ਅਗਮ ਅਪਾਰਾ ॥ ਗੁਰ ਕੈ ਸਬਦਿ ਮੇਰਾ ਹਰਿ ਪ੍ਰਭੁ ਧਿਆਈਐ ਸਹਜੇ ਸਚਿ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰ ਸਬਦੁ ਮੰਨਿ ਵਸਾਵਣਿਆ ॥ ਸਬਦੁ ਸੂਝੈ ਤਾ ਮਨ ਸਿਉ ਲੂਝੈ ਮਨਸਾ ਮਾਰਿ ਸਮਾਵਣਿਆ ॥੧॥ ਰਹਾਉ॥ ਪੰਚ ਦੂਤ ਮੁਹਰਿ ਸੰਸਾਰਾ ॥ ਮਨਮੁਖ ਅੰਧੇ ਸੁਧਿ ਨ ਸਾਰਾ ॥ ਗੁਰਮੁਖਿ ਹੋਵੈ ਸੁ ਅਪਣਾ ਘਰੁ ਰਾਖੈ ਪੰਚ ਦੂਤ ਸਬਦਿ ਪਚਾਵਣਿਆ ॥੨॥ ਇਕਿ ਗੁਰਮੁਖਿ ਸਦਾ ਸਚੈ ਰੰਗਿ ਰਾਤੇ ॥ ਸਹਜੇ ਪ੍ਰਭੂ ਸੇਵਹਿ ਅਨਦਿਨੁ ਮਾਤੇ ॥ ਮਿਲਿ ਪ੍ਰੀਤਮ ਸਚੇ ਗੁਣ ਗਾਵਹਿ ਹਰਿ ਦਰਿ ਸੋਭਾ ਪਾਵਣਿਆ ॥੩॥ ਏਕਮ ਏਕੈ ਆਪੁ ਉਪਾਇਆ ॥ ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥ ਚਉਥੀ ਪਉੜੀ ਗੁਰਮੁਖਿ ਉੱਚੀ ਸਚੇ ਸਚੁ ਕਮਾਵਣਿਆ ॥੪॥ ਸਭੁ ਹੈ ਸਚਾ ਜੇ ਸਚੇ ਭਾਵੈ ॥ ਜਿਨਿ ਸਚੁ ਜਾਤਾ ਸੋ ਸਹਜਿ ਸਮਾਵੈ ॥ ਗੁਰਮੁਖਿ ਕਰਣੀ ਸਚੇ ਸੇਵਹਿ ਸਾਚੇ ਜਾਇ ਸਮਾਵਣਿਆ ॥੫॥ ਸਚੇ ਬਾਝਹੁ ਕੋ ਅਵਰੁ ਨ ਦੂਆ ॥ ਦੂਜੈ ਲਾਗਿ ਜਗੁ ਖਪਿ ਖਪਿ ਮੂਆ ॥ ਗੁਰਮੁਖਿ ਹੋਵੈ ਸੁ ਏਕੋ ਜਾਣੈ ਏਕੋ ਸੇਵਿ ਸੁਖੁ ਪਾਵਣਿਆ ॥੬॥ ਜੀਅ ਜੰਤ ਸਭਿ ਸਰਣਿ ਤੁਮਾਰੀ ॥ ਆਪੇ ਧਰਿ ਦੇਖਹਿ ਕਚੀ ਪਕੀ ਸਾਰੀ ॥ ਅਨਦਿਨੁ ਆਪੇ ਕਾਰ ਕਰਾਏ ਆਪੇ ਮੇਲਿ ਮਿਲਾਵਣਿਆ ॥੭॥ ਤੂੰ ਆਪੇ ਮੇਲਹਿ ਵੇਖਹਿ ਹਦੂਰਿ ॥ ਸਭ ਮਹਿ ਆਪਿ ਰਹਿਆ ਭਰਪੂਰਿ ॥ ਨਾਨਕ ਆਪੇ ਆਪਿ ਵਰਤੈ ਗੁਰਮੁਖਿ ਸੋਝੀ ਪਾਵਣਿਆ ॥੮॥੬॥੭॥ {ਪੰਨਾ ੧੧੩}

**ਪਦ ਅਰਥ :-** ਸਭ ਘਟ-ਸਾਰੇ ਸਰੀਰ। ਆਪੇ-ਪ੍ਰਭੂ ਆਪ ਹੀ। ਅਲਖੁ-{ਅਲਖਿ-Invisible, Unobserved} ਅਦਿਸ਼ਟ। ਅਗਮ-ਅਪਹੁੰਚ। ਸਬਦਿ-ਸ਼ਬਦ ਵਿਚ (ਜੁੜ ਕੇ)। ਸਹਜੇ-ਸਹਜਿ, ਆਤਮਕ ਅਡੋਲਤਾ ਵਿਚ। ਸਚਿ-ਸਦਾ-ਬਿਰ ਪ੍ਰਭੂ ਵਿਚ। ॥੧॥

ਮੰਨਿ-ਮਨਿ, ਮਨ ਵਿਚ। ਸੂਝੈ-ਸੁੱਝ ਪੈਂਦਾ ਹੈ, ਅੰਤਰ-ਆਤਮੇ ਟਿਕਾਂਦਾ ਹੈ। ਸਿਉ-ਨਾਲ। ਲੂੜੈ-ਲੜਦਾ ਹੈ, ਟਾਕਰਾ ਕਰਦਾ ਹੈ। ਮਨਸਾ-{ਮਨੀ਷ਾ} ਕਾਮਨਾ। ੧। ਰਹਾਉ।

ਮੁਹਹਿ-ਠੱਗ ਰਹੇ ਹਨ। ਅੰਧੇ-ਮਾਇਆ ਵਿਚ ਅੰਨ੍ਹੇ ਹੋਏ ਜੀਵ ਨੂੰ। ਮਨਮੁਖ-ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ। ਸੁਧਿ-{ਸੁਧੀ-Intelligence} ਅਕਲ। ਸਾਰ-ਖਬਰ। ਸਬਦਿ-ਸ਼ਬਦ ਦੀ ਰਾਹੀਂ। ਪਚਾਵਣਿਆ-ਸਾੜ ਦੇਂਦਾ ਹੈ, ਮਾਰ ਲੈਂਦਾ ਹੈ। ੨।

ਇਕਿ-(ਲਫਜ਼ ‘ਇਕ’ ਤੋਂ ਬਹੁ-ਵਚਨ)। ਰੰਗਿ-ਪ੍ਰੇਮ ਵਿਚ। ਸਹਜੇ-ਸਹਜਿ, ਆਤਮਕ ਅਡੋਲਤਾ ਵਿਚ। ਅਨਦਿਨੁ-ਹਰ ਰੋਜ਼। ਮਾਤੇ-ਮਸਤ। ਸਾਚੇ-ਸਦਾ-ਬਿਰ ਪ੍ਰਭੂ ਦੇ। ੩।

ਏਕਮ-ਪਹਿਲਾਂ ਪਹਿਲਾ। ਏਕੈ-ਇਕ ਨੇ ਹੀ, ਇਕ ਨਿਰਗੁਣ-ਰੂਪ ਨੇ ਹੀ। ਆਪੁ-ਆਪਣੇ ਆਪ ਨੂੰ। ਉਪਾਇਆ-ਪਰਗਟ ਕੀਤਾ। ਦੁਬਿਧਾ-ਦੁ-ਕਿਸਮਾ, ਨਿਰਗੁਣ ਤੇ ਸਰਗੁਣ ਸਰੂਪਾਂ ਵਾਲਾ। ਦੂਜਾ-ਦੂਜਾ (ਕੰਮ ਉਸ ਨੇ ਇਹ ਕੀਤਾ)। ਤ੍ਰਿਬਿਧਿ-ਤਿੰਨ ਗੁਣਾਂ ਵਾਲੀ। ਪਉੜੀ-ਦਰਜਾ, ਟਿਕਾਣਾ। ਚਉਥੀ-ਤਿੰਨ ਗੁਣਾਂ ਤੋਂ ਉਤਲੀ। ੪।

ਸਭੁ-ਹਰ ਥਾਂ। ਸਚੇ-ਸਦਾ-ਬਿਰ ਪ੍ਰਭੂ ਨੂੰ। ਭਾਵੈ-ਚੰਗਾ ਲੱਗੇ। ਜਿਨਿ-ਜਿਸ (ਮਨੁੱਖ) ਨੇ। ਜਾਤਾ-ਡੂੰਘੀ ਸਾਂਝ ਪਾ ਲਈ। ਕਰਣੀ-ਕਰਤਵਾ। ੫।

ਦੂਆ-ਦੂਜਾ, ਉਸ ਵਰਗਾ। ਦੂਜੈ-ਮਾਇਆ ਦੇ ਮੋਹ ਵਿਚ। ਲਾਗਿ-ਲੱਗ ਕੇ। ਖਪਿ ਖਪਿ-ਦੁਖੀ ਹੋ ਹੋ ਕੇ। ਮੂਆ-ਆਤਮਕ ਮੌਤ ਸਹੇਤਦਾ ਹੈ। ੬।

ਸਭਿ-ਸਾਰੇ। ਧਰਿ-ਰੱਖ ਕੇ। ਸਾਰੀ-ਨਰਦ। ੭।

ਹਦੂਰਿ-ਅੰਗ-ਸੰਗ ਰਹਿ ਕੇ। ਵੇਖਹਿ-ਸੰਭਾਲ ਕਰਦਾ ਹੈ। ੮।

**ਅਰਥ :-** (ਹੇ ਭਾਈ !) ਸਾਰੇ ਸਰੀਰਾਂ ਵਿਚ (ਵਿਆਪਕ ਹੋ ਕੇ ਪ੍ਰਭੂ) ਆਪ ਹੀ (ਜਗਤ ਦੇ ਸਾਰੇ ਪਦਾਰਥ) ਭੋਗ ਰਿਹਾ ਹੈ, (ਫਿਰ ਭੀ ਉਹ) ਅਦਿਸ਼ਟ ਰੂਪ ਵਿਚ ਮੌਜੂਦ ਹੈ ਅਪਹੁੰਚ ਹੈ ਤੇ ਬੇਅੰਤ ਹੈ। ਉਸ ਪਿਆਰੇ ਹਰਿ-ਪ੍ਰਭੂ ਨੂੰ ਗੁਰੂ ਦੇ ਸ਼ਬਦ ਵਿਚ ਜੁੜ ਕੇ ਸਿਮਰਨਾ ਚਾਹੀਦਾ ਹੈ। (ਜੇਹੜੇ ਮਨੁੱਖ ਸਿਮਰਦੇ ਹਨ ਉਹ) ਆਤਮਕ ਅਡੋਲਤਾ ਵਿਚ ਸਦਾ-ਬਿਰ ਪ੍ਰਭੂ ਵਿਚ ਸਮਾਏ ਰਹਿੰਦੇ ਹਨ। ੧।

(ਹੇ ਭਾਈ !) ਮੈਂ ਸਦਾ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜੇਹੜਾ ਸਤਿਗੁਰੂ ਦੇ ਸ਼ਬਦ ਨੂੰ (ਆਪਣੇ) ਮਨ ਵਿਚ ਵਸਾਂਦਾ ਹੈ। ਜਦੋਂ ਗੁਰੂ ਦਾ ਸ਼ਬਦ ਮਨੁੱਖ ਦੇ ਅੰਤਰ-ਆਤਮੇ ਟਿਕਦਾ ਹੈ, ਤਾਂ ਉਹ ਆਪਣੇ ਮਨ ਨਾਲ ਟਾਕਰਾ ਕਰਦਾ ਹੈ, ਤੇ ਮਨ ਦੀਆਂ ਕਾਮਨਾ ਮਾਰ ਕੇ (ਪ੍ਰਭੂ-ਚਰਨਾਂ ਵਿਚ) ਲੀਨ ਰਹਿੰਦਾ ਹੈ। ੧। ਰਹਾਉ।

(ਹੇ ਭਾਈ ! ਕਾਮਾਦਿਕ) ਪੰਜ ਵੈਰੀ ਜਗਤ (ਦੇ ਆਤਮਕ ਜੀਵਨ) ਨੂੰ ਲੁੱਟ ਰਹੇ ਹਨ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਤੇ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਮਨੁੱਖ ਨੂੰ ਨਾਹ ਅਕਲ ਹੈ ਨਾਹ (ਇਸ ਲੁੱਟ ਦੀ) ਖਬਰ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਆਪਣਾ ਘਰ ਬਚਾ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਟਿਕ ਕੇ ਇਹਨਾਂ ਪੰਜਾਂ ਵੈਰੀਆਂ ਦਾ ਨਾਸ ਕਰ ਲੈਂਦਾ ਹੈ। ੨।

ਜੇਹੜੇ ਮਨੁਖ ਗੁਰੂ ਦੇ ਸਨਮੁਖ ਹੁੰਦੇ ਹਨ, ਉਹ ਸਦਾ ਸਦਾ-ਬਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੇ ਹਨ, ਉਹ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਸ ਸਦਾ-ਬਿਰ ਪ੍ਰਭੂ ਦੇ ਗੁਣ ਗਾਂਦੇ ਹਨ ਤੇ ਪ੍ਰਭੂ ਦੇ ਦਰ ਤੇ ਇੱਜ਼ਤ ਹਾਸਲ ਕਰਦੇ ਹਨ। ੩।

ਪਹਿਲਾਂ ਪ੍ਰਭੂ ਇਕੱਲਾ ਆਪ (ਨਿਰਗੁਣ-ਸਰੂਪ) ਸੀ ਉਸ ਨੇ ਆਪਣੇ ਆਪ ਨੂੰ ਪਰਗਟ ਕੀਤਾ, ਇਸ ਤਰ੍ਹਾਂ ਫਿਰ ਉਹ ਦੋ ਕਿਸਮਾਂ ਵਾਲਾ (ਨਿਰਗੁਣ ਤੇ ਸਰਗੁਣ ਰੂਪਾਂ ਵਾਲਾ) ਬਣ ਗਿਆ ਤੇ ਉਸ ਨੇ ਤਿੰਨ ਗੁਣਾਂ ਵਾਲੀ ਮਾਇਆ ਰਚ ਦਿੱਤੀ।

ਜੇਹੜਾ ਮਨੁਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਦਾ ਆਤਮਕ ਟਿਕਾਣਾ ਮਾਇਆ ਦੇ ਤਿੰਨ ਗੁਣਾਂ (ਦੇ ਪ੍ਰਭਾਵ) ਤੋਂ ਉਤਾਂਹ ਉੱਚਾ ਰਹਿੰਦਾ ਹੈ। ਉਹ ਸਦਾ ਸਦਾ-ਬਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਕਰਦਾ ਰਹਿੰਦਾ ਹੈ। ੪।

ਜੇ ਸਦਾ-ਬਿਰ ਪ੍ਰਭੂ ਦੀ ਰੜਾ ਹੋਵੇ (ਤਾਂ ਜਿਸ ਮਨੁਖ ਉਤੇ ਉਹ ਮਿਹਰ ਕਰਦਾ ਹੈ, ਉਸ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ) ਸਦਾ-ਬਿਰ ਪਰਮਾਤਮਾ ਹਰ ਥਾਂ ਮੌਜੂਦ ਹੈ। (ਪ੍ਰਭੂ ਦੀ ਮਿਹਰ ਨਾਲ) ਜਿਸ ਮਨੁਖ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।

(ਹੋ ਭਾਈ !) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁਖਾਂ ਦਾ ਕਰਤੱਵ ਹੀ ਇਹ ਹੈ, ਕਿ ਉਹ ਸਦਾ-ਬਿਰ ਪ੍ਰਭੂ ਦਾ ਸਿਮਰਨ ਕਰਦੇ ਰਹਿੰਦੇ ਹਨ, ਤੇ ਸਦਾ-ਬਿਰ ਪ੍ਰਭੂ ਵਿਚ ਹੀ ਜਾ ਕੇ ਲੀਨ ਹੋ ਜਾਂਦੇ ਹਨ। ੫।

ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ (ਆਤਮਕ ਆਨੰਦ ਦੇਣ ਵਾਲਾ ਨਹੀਂ ਹੈ) ਜਗਤ (ਉਸ ਨੂੰ ਵਿਸਾਰ ਕੇ ਤੇ ਸੁਖ ਦੀ ਖਾਤਰ) ਮਾਇਆ ਦੇ ਮੋਹ ਵਿਚ ਫਸ ਕੇ ਦੁਖੀ ਹੋ ਕੇ ਆਤਮਕ ਮੌਤ ਸਹੇਝਦਾ ਹੈ। ਜੇਹੜਾ ਮਨੁਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦਾ ਹੈ, ਉਹ ਇਕ ਪਰਮਾਤਮਾ ਦਾ ਹੀ ਸਿਮਰਨ ਕਰ ਕੇ ਆਤਮਕ ਆਨੰਦ ਮਾਣਦਾ ਹੈ। ੬।

(ਹੋ ਪ੍ਰਭੂ ! ਜਗਤ ਦੇ) ਸਾਰੇ ਜੀਵ ਤੇਰਾ ਹੀ ਆਸਰਾ ਤੱਕ ਸਕਦੇ ਹਨ (ਹੋ ਪ੍ਰਭੂ ! ਇਹ ਤੇਰਾ ਰਚਿਆ ਜਗਤ, ਮਾਨੋ, ਚਉਪੜ ਦੀ ਖੇਡ ਹੈ), ਤੂੰ ਆਪ ਹੀ (ਇਸ ਚਉਪੜ ਉੱਤੇ) ਕੱਚੀਆਂ ਪੱਕੀਆਂ ਨਰਦਾਂ (ਭਾਵ, ਉੱਚੇ ਤੇ ਕੱਚੇ ਜੀਵਨ ਵਾਲੇ ਜੀਵ) ਰਚ ਕੇ ਇਹਨਾਂ ਦੀ ਸੰਭਾਲ ਕਰਦਾ ਹੈਂ।

(ਹੋ ਭਾਈ !) ਹਰ ਰੋਜ਼ (ਹਰ ਵੇਲੇ) ਪ੍ਰਭੂ ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ ਜੀਵਾਂ ਪਾਸੋਂ) ਕਾਰ ਕਰਾਂਦਾ ਹੈ, ਤੇ ਆਪ ਹੀ ਆਪਣੇ ਚਰਨਾਂ ਵਿਚ ਮਿਲਾਂਦਾ ਹੈ। ੭।

(ਹੋ ਭਾਈ !) ਤੂੰ ਆਪ ਹੀ ਜੀਵਾਂ ਦੇ ਅੰਗ-ਸੰਗ ਹੋ ਕੇ ਸਭ ਦੀ ਸੰਭਾਲ ਕਰਦਾ ਹੈਂ ਤੇ ਆਪਣੇ ਚਰਨਾਂ ਵਿਚ ਜੋੜਦਾ ਹੈਂ।

(ਹੋ ਭਾਈ !) ਸਭ ਜੀਵਾਂ ਵਿਚ ਪ੍ਰਭੂ ਆਪ ਹੀ ਹਾਜ਼ਰ-ਨਾਜ਼ਰ ਮੌਜੂਦ ਹੈ।

ਹੋ ਨਾਨਕ ! ਸਭ ਥਾਈਂ ਪ੍ਰਭੂ ਆਪ ਹੀ ਵਰਤ ਰਿਹਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਨੂੰ ਇਹ ਸਮਝ ਆ ਜਾਂਦੀ ਹੈ। ੮। ੯। ੧।

ਮਾਝ ਮਹਲਾ ੩ ॥ ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥ ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥ ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥ ਸਤਿਗੁਰੁ ਹੈ ਅੰਮ੍ਰਿਤਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥੧॥ ਰਹਾਉ ॥ ਤੇਰਾ ਸਚੈ ਕਿਨੈ ਅੰਤੁ ਨ ਪਾਇਆ ॥ ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥ ਤੁਧੁ ਸਾਲਾਹਿ ਨ ਰਜਾ ਕਬਹੂੰ ਸਚੈ ਨਾਵੈ ਕੀ ਭੁਖ ਲਾਵਣਿਆ ॥੨॥ ਏਕੋ ਵੇਖਾ ਅਵਰੁ ਨ ਬੀਆ ॥ ਗੁਰ ਪਰਸਾਦੀ ਅੰਮ੍ਰਿਤੁ ਪੀਆ ॥ ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥੩॥ ਰਤਨੁ ਪਦਾਰਥੁ ਪਲਰਿ ਤਿਆਗੈ ॥ ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥ ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥੪॥ ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥ ਗੁਰ ਕਾ ਸਬਦੁ ਮੰਨਿ ਵਸਾਏ ॥ ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥੫॥ ਭਰਮੁ ਚੁਕਾਇਆ ਸਦਾ ਸੁਖੁ ਪਾਇਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਗਾਵਣਿਆ ॥੬॥ ਸਿਮ੍ਰਿਤਿ ਸਾਸਤ ਬੇਦ ਵਖਾਣੈ ॥ ਭਰਮੇ ਭੂਲਾ ਤਤੁ ਨ ਜਾਣੈ ॥ ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ਦੁਖੋ ਦੁਖੁ ਕਮਾਵਣਿਆ ॥੭॥ ਆਪਿ ਕਰੇ ਕਿਸੁ ਆਖੈ ਕੋਈ ॥ ਆਖਣ ਜਾਈਐ ਜੇ ਭੂਲਾ ਹੋਈ ॥ ਨਾਨਕ ਆਪੇ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥੮॥੭॥੮॥ {ਪੰਨਾ ੧੧੩}

**ਪਦ ਅਰਥ :-** ਅੰਮ੍ਰਿਤ-ਆਤਮਕ ਜੀਵਨ ਦੇਣ ਵਾਲੀ, ਆਤਮਕ ਮੌਤ ਤੋਂ ਬਚਾਣ ਵਾਲੀ। ਗੁਰਮੁਖਿ-ਗੁਰੂ ਦੇ ਸਨਮੁਖ ਰਹਿਣ ਵਾਲਾ। ਕਿਨੈ-ਕਿਸੇ ਨੇ। ਚਖਿ-ਚੱਖ ਕੇ। ਅੰਤਰਿ-ਅੰਦਰ, ਹਿਰਦੇ ਵਿਚ। ਪਰਗਾਸੁ-ਸਹੀ ਜੀਵਨ ਦੀ ਸੂਝ, ਚਾਨਣ। ਦਰਿ-ਦਰਿ ਤੇ। ੧।

ਅੰਮ੍ਰਿਤਸਰੁ-ਅੰਮ੍ਰਿਤ ਦਾ ਕੁੰਡ। ਸਾਚਾ-ਸਦਾ ਕਾਇਮ ਰਹਿਣ ਵਾਲਾ। ਨਾਵੈ-ਇਸ਼ਨਾਨ ਕਰਦਾ ਹੈ। ੧। ਰਹਾਉ।

ਸਚੇ-ਹੇ ਸਦਾ-ਬਿਰ ਰਹਿਣ ਵਾਲੇ! ਪਰਸਾਦਿ-ਕਿਰਪਾ ਨਾਲ। ਨ ਰਜਾ-ਨ ਰੱਜਾਂ, ਮੈਂ ਨਹੀਂ ਰੱਜਦਾ। ਸਾਲਾਹਿ-ਸਿਫਤਿ-ਸਾਲਾਹ ਕਰ ਕੇ। ਕਬ ਹੂੰ-ਕਬ ਹੀ, ਕਦੇ ਭੀ। ਨਾਵੈ ਕੀ-ਨਾਮ ਦੀ। ੨।

ਵੇਖਾ-ਵੇਖਾਂ, ਮੈਂ ਵੇਖਦਾ ਹਾਂ। ਬੀਆ-ਦੂਜਾ। ਤਿਖਾ-(ਮਾਇਆ ਦੀ) ਤ੍ਰੇਹ, ਤ੍ਰਿਸ਼ਨਾ। ਸਹਜੇ-ਸਹਜਿ, ਆਤਮਕ ਅਡੋਲਤਾ ਵਿਚ। ੩।

ਪਲਰਿ-ਤੋਰੀਏ ਦਾ ਨਾੜ। ਦੂਜੈ ਭਾਇ-ਦੂਜੇ ਦੇ ਪਿਆਰ ਵਿਚ, ਪ੍ਰਭੂ ਤੋਂ ਬਿਨਾ ਹੋਰ ਦੇ ਪ੍ਰੇਮ ਵਿਚ। ੪।

ਮੰਨਿ-ਮਨਿ, ਮਨ ਵਿਚ। ਅਨਦਿਨੁ-ਹੋਰ ਰੋਜ਼। ਭੈ ਅੰਦਰਿ-{ਲਫਜ਼ 'ਭਉ' ਸੰਬੰਧਕ 'ਅੰਦਰਿ' ਦੇ ਕਾਰਨ 'ਭੈ' ਬਣ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਭੈ-ਭਉ ਦੀ ਰਾਹੀਂ। ਮਾਰਿ-(ਮਨ ਨੂੰ) ਮਾਰ ਕੇ। ੫।

ਭਰਮੁ-ਭਟਕਣਾ। ਪਰਮ ਪਦੁ-ਸਭ ਤੋਂ ਉੱਚੀ ਆਤਮਕ ਅਵਸਥਾ। ਅੰਤਰੁ-ਅੰਦਰਲਾ, ਮਨ {ਨੋਟ :- ਲਫਜ਼ 'ਅੰਤਰਿ' ਸੰਬੰਧਕ ਹੈ, ਲਫਜ਼ 'ਅੰਤਰੁ' ਨਾਂਵ ਹੈ}। ੬।

ਵਖਾਣੈ-ਉਚਾਰਦਾ ਹੈ, ਹੋਰਨਾਂ ਨੂੰ ਸੁਣਾਂਦਾ ਹੈ। ਭਰਮੇ-ਭਰਮਿ ਹੀ, ਭਟਕਣਾ ਵਿਚ ਹੀ। ਭਲਾ-ਕੁਰਾਹੇ ਪਿਆ ਰਹਿੰਦਾ ਹੈ। ਤਤੁ-ਅਸਲੀਅਤ {ਤਤਵ-*The real nature of the human soul or the material world as being identical with the Supreme Being*}। ੭।

ਨਾਮੇ ਨਾਮਿ-ਨਾਮਿ ਹੀ ਨਾਮਿ, ਨਾਮ ਵਿਚ ਹੀ ਨਾਮ ਵਿਚ ਹੀ।੮।

**ਅਰਥ** :- ਸਤਿਗੁਰੂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਤੇ ਜੀਵਨ ਵਿਚ ਮਿਠਾਸ ਭਰਨ ਵਾਲੀ ਹੈ, ਪਰ ਕਿਸੇ ਵਿਰਲੇ ਗੁਰਮੁਖਿ ਨੇ ਇਸ ਬਾਣੀ ਦਾ ਰਸ ਲੈ ਕੇ ਇਹ ਤਬਦੀਲੀ ਵੇਖੀ ਹੈ। ਜੇਹੜਾ ਮਨੁੱਖ ਗੁਰੂ ਦੀ ਬਾਣੀ ਦਾ ਸ੍ਰੋਟ ਰਸ ਲੈਂਦਾ ਹੈ, ਉਸ ਦੇ ਅੰਦਰ ਸਹੀ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਸਦਾ-ਬਿਰ ਪ੍ਰਭੂ ਦੇ ਦਰ ਤੇ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ ਆਪਣਾ ਪੂਰਾ ਪ੍ਰਭਾਵ ਪਾਈ ਰੱਖਦਾ ਹੈ।੯।

ਮੈਂ ਸਦਾ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਗੁਰੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ। ਸਤਿਗੁਰੂ ਆਤਮਕ ਜੀਵਨ ਦੇਣ ਵਾਲੇ ਜਲ ਦਾ ਕੁੰਡ ਹੈ, ਉਹ ਕੁੰਡ ਸਦਾ ਕਾਇਮ ਰਹਿਣ ਵਾਲਾ (ਭੀ) ਹੈ। (ਜਿਸ ਮਨੁੱਖ ਦਾ) ਮਨ (ਉਸ ਕੁੰਡ ਵਿਚ) ਇਸ਼ਨਾਨ ਕਰਦਾ ਹੈ, (ਉਹ ਆਪਣੇ ਮਨ ਦੀ ਵਿਕਾਰਾਂ ਦੀ) ਮੈਲ ਦੂਰ ਕਰ ਲੈਂਦਾ ਹੈ।੧। ਰਹਾਉ।

ਹੇ ਸਦਾ-ਬਿਰ ਰਹਿਣ ਵਾਲੇ ਪ੍ਰਭੂ! ਕਿਸੇ ਜੀਵ ਨੇ ਤੇਰੇ ਗੁਣਾਂ ਦਾ ਅਖੀਰ ਨਹੀਂ ਲੱਭਾ। ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਤੇਰੇ ਚਰਨਾਂ ਵਿਚ ਆਪਣਾ) ਚਿੱਤ ਜੋੜਿਆ ਹੈ। (ਹੇ ਪ੍ਰਭੂ! ਮਿਹਰ ਕਰ ਕਿ) ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਕਰਦਾ ਕਦੇ ਭੀ ਨਾਹ ਰੱਜਾਂ, ਤੇਰੇ ਸਦਾ-ਬਿਰ ਰਹਿਣ ਵਾਲੇ ਨਾਮ ਦੀ ਭੁੱਖ ਮੈਨੂੰ ਸਦਾ ਲੱਗੀ ਰਹੇ।੧।

(ਹੇ ਭਾਈ!) ਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਤਾ ਹੈ, ਹੁਣ ਮੈਂ (ਹਰ ਥਾਂ) ਇਕ ਪਰਮਾਤਮਾ ਨੂੰ ਹੀ ਵੇਖਦਾ ਹਾਂ, (ਉਸ ਤੋਂ ਬਿਨਾ ਮੈਨੂੰ) ਕੋਈ ਹੋਰ ਨਹੀਂ (ਦਿੱਸਦਾ)। ਗੁਰੂ ਦੇ ਸ਼ਬਦ ਵਿਚ ਜੁੜ ਕੇ ਮੈਂ ਮਾਇਆ ਦੀ ਤ੍ਰਿਸ਼ਨਾ ਦੂਰ ਕਰ ਲਈ ਹੈ, ਹੁਣ ਮੈਂ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਲੀਨ ਰਹਿੰਦਾ ਹਾਂ।੩।

ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਭੁਲਾ ਕੇ) ਮਾਇਆ ਦੇ ਪਿਆਰ ਵਿਚ ਫਸਿਆ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ-ਰਤਨ ਨੂੰ (ਦੁਨੀਆ ਦੇ ਸਭ ਪਦਾਰਥਾਂ ਨਾਲੋਂ ਸ੍ਰੋਟ) ਪਦਾਰਥ ਨੂੰ ਤੇਰੀਏ ਦੇ ਨਾੜ ਦੇ ਵੱਟੇ ਵਿਚ ਹੱਥਾਂ ਗਵਾਂਦਾ ਰਹਿੰਦਾ ਹੈ। ਜੇਹੜਾ (ਦੁਖਦਾਈ ਬੀਜ) ਉਹ ਮਨਮੁਖ ਬੀਜਦਾ ਹੈ, ਉਸ ਦਾ ਉਹੀ (ਦੁਖਦਾਈ) ਫਲ ਉਹ ਹਾਸਲ ਕਰਦਾ ਹੈ, ਉਹ ਕਦੇ ਸੁਪਨੇ ਵਿਚ ਭੀ ਆਤਮਕ ਆਨੰਦ ਨਹੀਂ ਪਾਂਦਾ।੪।

ਜਿਸ ਮਨੁੱਖ ਉੱਤੇ ਪਰਮਾਤਮਾ ਆਪਣੀ ਕਿਰਪਾ ਕਰਦਾ ਹੈ ਉਹੀ ਮਨੁੱਖ (ਆਤਮਕ ਆਨੰਦ) ਪ੍ਰਾਪਤ ਕਰਦਾ ਹੈ (ਕਿਉਂਕਿ ਉਹ) ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਉਹ ਮਨੁੱਖ ਹਰ ਰੋਜ਼ ਹਰ ਵੇਲੇ ਪਰਮਾਤਮਾ ਦੇ ਡਰ-ਅਦਬ ਵਿਚ ਟਿਕਿਆ ਰਹਿੰਦਾ ਹੈ, ਤੇ ਉਸ ਡਰ-ਅਦਬ ਦੀ ਬਰਕਤਿ ਨਾਲ ਆਪਣੇ ਮਨ ਨੂੰ ਮਾਰ ਕੇ (ਵਿਕਾਰਾਂ ਵਲੋਂ ਮਾਰ ਕੇ ਵਿਕਾਰਾਂ ਵਲ ਦੀ) ਦੌੜ-ਭੱਜ ਦੂਰ ਕਰੀ ਰੱਖਦਾ ਹੈ।੫।

ਜਿਸ ਮਨੁੱਖ ਨੇ (ਆਪਣੇ ਮਨ ਦੀ ਵਿਕਾਰਾਂ ਵਲ ਦੀ) ਦੌੜ-ਭੱਜ ਮੁਕਾ ਲਈ, ਉਸ ਨੇ ਸਦਾ ਆਤਮਕ ਆਨੰਦ ਮਾਣਿਆ, ਗੁਰੂ ਦੀ ਕਿਰਪਾ ਨਾਲ ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ। ਜੀਵਨ ਨੂੰ ਪਵਿੱਤ੍ਰ ਕਰਨ ਵਾਲੀ ਗੁਰਬਾਣੀ ਦੀ ਸਹਾਇਤਾ ਨਾਲ ਉਸ ਦਾ ਮਨ ਪਵਿੱਤ੍ਰ ਹੋ ਗਿਆ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੬।

(ਪੰਡਿਤ) ਵੈਦ ਸ਼ਾਸਤ੍ਰ ਸਿਮ੍ਰਿਤੀਆਂ (ਆਦਿਕ ਧਰਮ-ਪੁਸਤਕ) ਹੋਰਨਾਂ ਨੂੰ ਪੜ੍ਹੁ ਪੜ੍ਹੁ ਕੇ ਸੁਣਾਂਦਾ ਰਹਿੰਦਾ ਹੈ, ਪਰ ਆਪ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ। ਉਹ ਅਸਲੀਅਤ ਨੂੰ ਨਹੀਂ ਸਮਝਦਾ। ਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਉਹ ਆਤਮਕ ਆਨੰਦ ਨਹੀਂ ਮਾਣ ਸਕਦਾ, ਦੁੱਖ ਹੀ ਦੁੱਖ (ਪੈਦਾ ਕਰਨ ਵਾਲੀ) ਕਮਾਈ ਕਰਦਾ ਰਹਿੰਦਾ ਹੈ। ੨।

(ਪਰ ਇਹ ਸਾਰੀ ਖੇਡ ਪਰਮਾਤਮਾ ਦੇ ਆਪਣੇ ਹੱਥ ਵਿਚ ਹੈ। ਸਭ ਜੀਵਾਂ ਵਿਚ ਵਿਆਪਕ ਹੋ ਕੇ ਪਰਮਾਤਮਾ) ਆਪ ਹੀ (ਸਭ ਕੁਝ) ਕਰਦਾ ਹੈ। ਕਿਸ ਨੂੰ ਕੋਈ ਆਖ ਸਕਦਾ ਹੈ (ਕਿ ਤੂੰ ਕੁਰਾਹੇ ਜਾ ਰਿਹਾ ਹੈਂ) ? ਕਿਸੇ ਨੂੰ ਸਮਝਾਣ ਦੀ ਲੋੜ ਤਦੋਂ ਹੀ ਪੈ ਸਕਦੀ ਹੈ, ਜੇ ਉਹ (ਆਪ) ਕੁਰਾਹੇ ਪਿਆ ਹੋਇਆ ਹੋਵੇ। ਹੇ ਨਾਨਕ ! ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਕਰ ਰਿਹਾ ਹੈ ਤੇ (ਜੀਵਾਂ ਪਾਸੋਂ) ਕਰਾ ਰਿਹਾ ਹੈ, ਉਹ ਆਪ ਹੀ (ਸਰਬ-ਵਿਆਪਕ ਹੋ ਕੇ ਆਪਣੇ) ਨਾਮ ਵਿਚ ਹੀ ਲੀਨ ਹੋ ਸਕਦਾ ਹੈ। ੮।੧।੮।

**ਮਾਝ ਮਹਲਾ ੩ ॥** ਆਪੇ ਰੰਗੇ ਸਹਜਿ ਸੁਭਾਏ ॥ ਗੁਰ ਕੈ ਸਬਦਿ ਹਰਿ ਰੰਗੁ ਚੜਾਏ ॥ ਮਨੁ ਤਨੁ ਰਤਾ ਰਸਨਾ ਰੰਗਿ ਚਲੂਲੀ ਭੈ ਭਾਇ ਰੰਗੁ ਚੜਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਨਿਰਭਉ ਮੰਨਿ ਵਸਾਵਣਿਆ ॥ ਗੁਰ ਕਿਰਪਾ ਤੇ ਹਰਿ ਨਿਰਭਉ ਧਿਖੁ ਭਉਜਲੁ ਸਬਦਿ ਤਰਾਵਣਿਆ ॥੧॥ ਰਹਾਉ॥ ਮਨਮੁਖ ਮੁਗਧ ਕਰਹਿ ਚਤੁਰਾਈ ॥ ਨਾਤਾ ਧੋਤਾ ਥਾਇ ਨ ਪਾਈ ॥ ਜੇਹਾ ਆਇਆ ਤੇਹਾ ਜਾਸੀ ਕਰਿ ਅਵਗਣ ਪਛੋਤਾਵਣਿਆ ॥੨॥ ਮਨਮੁਖ ਅੰਧੇ ਕਿਛੁ ਨਾ ਸੂਝੈ ॥ ਮਰਣੁ ਲਿਖਾਇ ਆਏ ਨਹੀਂ ਬੂੜੈ ॥ ਮਨਮੁਖ ਕਰਮ ਕਰੇ ਨਹੀਂ ਪਾਏ ਬਿਨੁ ਨਾਵੈ ਜਨਮੁ ਗਵਾਵਣਿਆ ॥੩॥ ਸਚੁ ਕਰਣੀ ਸਬਦੁ ਹੈ ਸਾਰੁ ॥ ਪੂਰੈ ਗੁਰਿ ਪਾਈਐ ਮੌਖ ਦੁਆਰੁ ॥ ਅਨਦਿਨੁ ਬਾਣੀ ਸਬਦਿ ਸੁਣਾਏ ਸਚਿ ਰਾਤੇ ਰੰਗਿ ਰੰਗਾਵਣਿਆ ॥੪॥ ਰਸਨਾ ਹਰਿ ਰਸਿ ਰਾਤੀ ਰੰਗੁ ਲਾਏ ॥ ਮਨੁ ਤਨੁ ਮੌਹਿਆ ਸਹਜਿ ਸੁਭਾਏ ॥ ਸਹਜੇ ਪ੍ਰੀਤਮੁ ਪਿਆਰਾ ਪਾਇਆ ਸਹਜੇ ਸਹਜਿ ਮਿਲਾਵਣਿਆ ॥੫॥ ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ ॥ ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ ॥ ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥੬॥ ਸਚਾ ਸਚੇ ਸਚਿ ਪਤੀਜੈ ॥ ਗੁਰ ਪਰਸਾਦੀ ਅੰਦਰੁ ਭੀਜੈ ॥ ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥ ਜਿਸ ਨੋ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਹਉਮੈ ਜਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥੮॥੮॥੯॥ {ਪੰਨਾ ੧੧੪}

**ਪਦ ਅਰਥ :-** ਆਪੇ-(ਪ੍ਰਭੂ) ਆਪ ਹੀ। ਸਹਜਿ-ਆਤਮਕ ਅਡੋਲਤਾ ਵਿਚ। ਸੁਭਾਏ-ਸੁਭਾਇ, ਸੋਹਣੇ ਪ੍ਰੇਮ ਵਿਚ। ਸਬਦਿ-ਸ਼ਬਦ ਦੀ ਰਾਹੀਂ। ਰਤਾ-ਰੱਤਾ, ਰੰਗਿਆ ਜਾਂਦਾ ਹੈ। ਰਸਨਾ-ਜੀਭ। ਚਲੂਲੀ-ਗੁੜ੍ਹੇ ਰੰਗ ਵਾਲੀ। ਭੈ-(ਪ੍ਰਭੂ ਦੇ) ਡਰ-ਅਦਬ ਵਿਚ। ਭਾਇ-(ਪ੍ਰਭੂ ਦੇ) ਪ੍ਰੇਮ ਵਿਚ। ੧। ਰਹਾਉ।

ਮੰਨਿ-ਮਨਿ, ਮਨ ਵਿਚ। ਤੇ-ਤੋਂ, ਨਾਲ। ਬਿਖੁ-ਜ਼ਹਰ। ਭਉਜਲੁ-ਸੰਸਾਰ-ਸਮੁੰਦਰ। ੧। ਰਹਾਉ।  
ਮਨਮੁਖ-ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਮੁਗਧ-ਮੂਰਖ। ਥਾਇ-ਥਾਂ ਵਿਚ। ਥਾਇ ਨ ਪਾਈ-ਪਰਵਾਨ ਨਹੀਂ ਹੁੰਦਾ। ਜਾਸੀ-ਜਾਇਗਾ। ੨।

ਕਿਛੁ ਨਾ ਸੂਝੈ-(ਸਹੀ ਜੀਵਨ-ਜੁਗਤਿ ਬਾਰੇ) ਕੁਝ ਭੀ ਨਹੀਂ ਅਹੁੜਦਾ। ੩।

ਸਚੁ-ਸਦਾ-ਬਿਰ ਪ੍ਰਭੂ ਦਾ ਨਾਮ। ਕਰਣੀ-{ਕਰਣੀਧ} ਕਰਨ-ਜੋਗ ਕੰਮ। ਸਰੁ-ਸ੍ਰੇਸ਼ਟ (ਕੰਮ)। ਗੁਰਿ-ਗੁਰੂ ਦੀ ਰਾਹੀਂ। ਮੌਖ ਦੁਆਰੁ-(ਵਿਕਾਰਾਂ ਤੋਂ) ਖਲਾਸੀ ਦਾ ਦਰਵਾਜ਼ਾ। ਅਨਦਿਨੁ-ਹਰ ਰੋਜ਼। ਸਬਦਿ-ਸ਼ਬਦ ਦੀ ਰਾਹੀਂ। ਸਚਿ-ਸਦਾ-ਬਿਰ ਪ੍ਰਭੂ ਵਿਚ। ੪।

ਰਸਿ-ਰਸ ਵਿਚ। ਸਹਜੇ-ਆਤਮਕ ਅਡੋਲਤਾ ਵਿਚ (ਟਿਕ ਕੇ)। ੫।

ਰੰਗੁ-ਲਗਨ। ਸੁਖਿ-ਆਤਮਕ ਆਨੰਦ ਵਿਚ। ਵਿਟਹੁ-ਤੋਂ। ੬।

ਪਤੀਜੈ-ਗਿੱਝ ਜਾਂਦਾ ਹੈ। ਅੰਦਰੁ-ਹਿਰਦਾ {ਲਫ਼ਜ਼ ‘ਅੰਦਰ’ ਨਾਂਵ ਹੈ, ਲਫ਼ਜ਼ ‘ਅੰਦਰਿ’ ਸੰਬੰਧਕ ਹੈ। ਦੋਹਾਂ ਦਾ ਫਰਕ ਚੇਤੇ ਰੱਖਣ-ਜੋਗ ਹੈ}। ਬੈਸਿ-ਬੈਠ ਕੇ, ਟਿਕ ਕੇ। ਸੁਖਾਨਿ-ਸ੍ਰੇਸ਼ਟ ਥਾਂ ਵਿਚ। ਆਪੇ-ਪ੍ਰਭੂ ਆਪ ਹੀ। ਸਤਿ-{ਸਤਿ} ਠੀਕ। ੭।

ਜਿਸ ਨੋ-{ਵੇਖੋ ‘ਜਿਸੁ ਅੰਦਰਿ’। ਲਫ਼ਜ਼ ‘ਜਿਸੁ’ ਦਾ ਸੰਬੰਧਕ ‘ਨੋ’ ਦੇ ਕਾਰਨ ਉੱਡ ਗਿਆ ਹੈ। ਵੇਖੋ ‘ਗੁਰਬਾਣੀ ਵਿਆਕਰਣ’}। ਅੰਤਰਿ-ਵਿਚ। ਦਰਿ-ਦਰ ਤੋਂ। ੮।

**ਅਰਥ** :- ਪ੍ਰਭੂ ਆਪ ਹੀ (ਜਿਨ੍ਹਾਂ ਮਨੁੱਖਾਂ ਨੂੰ) ਆਤਮਕ ਅਡੋਲਤਾ ਦੇ (ਰੰਗ) ਵਿਚ ਰੰਗਦਾ ਹੈ, ਸ੍ਰੇਸ਼ਟ ਪਿਆਰ (ਦੇ ਰੰਗ) ਵਿਚ ਰੰਗਦਾ ਹੈ, ਜਿਨ੍ਹਾਂ ਨੂੰ ਗੁਰੂ ਦੇ ਸ਼ਬਦ ਵਿਚ (ਜੋੜ ਕੇ ਇਹ) ਰੰਗ ਚਾੜ੍ਹਦਾ ਹੈ, ਉਹਨਾਂ ਦਾ ਮਨ ਰੰਗਿਆ ਜਾਂਦਾ ਹੈ ਉਹਨਾਂ ਦਾ ਸਰੀਰ ਰੰਗਿਆ ਜਾਂਦਾ ਹੈ, ਉਹਨਾਂ ਦੀ ਜੀਭ (ਨਾਮ-) ਰੰਗ ਵਿਚ ਗੂੜ੍ਹੀ ਲਾਲ ਹੋ ਜਾਂਦੀ ਹੈ। ਗੁਰੂ ਉਹਨਾਂ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰੱਖ ਕੇ ਪ੍ਰਭੂ ਦੇ ਪਿਆਰ ਵਿਚ ਜੋੜ ਕੇ ਨਾਮ-ਰੰਗ ਚਾੜ੍ਹਦਾ ਹੈ।

ਮੈਂ ਸਦਾ ਉਹਨਾਂ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜੋ ਉਸ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾਂਦੇ ਹਨ ਜਿਸ ਨੂੰ ਕਿਸੇ ਦਾ ਡਰ ਖਤਰਾ ਨਹੀਂ। ਜਿਨ੍ਹਾਂ ਨੇ ਗੁਰੂ ਦੀ ਕਿਰਪਾ ਨਾਲ ਨਿਰਭਉ ਪਰਮਾਤਮਾ ਦਾ ਧਿਆਨ ਧਰਿਆ ਹੈ, ਪਰਮਾਤਮਾ ਉਹਨਾਂ ਨੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਜ਼ਹਰ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ (ਭਾਵ, ਉਸ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ ਜਿਸ ਦਾ ਮੌਹ ਆਤਮਕ ਜੀਵਨ ਵਾਸਤੇ ਜ਼ਹਰ ਵਰਗਾ ਹੈ)। ੯। ਰਹਾਉ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਚਤੁਰਾਈਆਂ ਕਰਦੇ ਹਨ (ਤੇ ਆਖਦੇ ਹਨ ਕਿ ਅਸੀਂ ਤੀਰਬ-ਇਸ਼ਨਾਨ ਆਦਿਕ ਪੁੰਨ-ਕਰਮ ਕਰਦੇ ਹਾਂ) (ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਬਾਹਰੋਂ ਕਿਤਨਾ ਭੀ ਪਵਿੱਤ੍ਰ ਕਰਮ ਕਰਨ ਵਾਲਾ ਹੋਵੇ (ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ। (ਉਹ ਜਗਤ ਵਿਚ ਆਤਮਕ ਜੀਵਨ ਵਲੋਂ) ਜਿਹੋ ਜਿਹਾ (ਖਾਲੀ ਆਉਂਦਾ ਹੈ ਉਹੋ ਜਿਹਾ (ਖਾਲੀ) ਹੀ ਚਲਾ ਜਾਂਦਾ ਹੈ (ਜਗਤ ਵਿਚ) ਅੱਗੁਣ ਕਰ ਕਰ ਕੇ (ਆਖਰ) ਪਛਤਾਂਦਾ ਹੀ (ਜਾਂਦਾ) ਹੈ। ੧੦।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ, ਮਾਇਆ ਦੇ ਮੌਹ ਵਿਚ ਅੰਨ੍ਹੇ ਹੋਏ ਮਨੁੱਖ ਨੂੰ (ਸਹੀ ਜੀਵਨ-ਜੁਗਤਿ ਬਾਰੇ) ਕੁਝ ਨਹੀਂ ਅਹੁੜਦਾ (ਪਿਛਲੇ ਜਨਮਾਂ ਵਿਚ ਮਨਸੁਖਤਾ ਦੇ ਅਧੀਨ ਕੀਤੇ ਕਰਮਾਂ ਅਨੁਸਾਰ) ਆਤਮਕ ਮੌਤ (ਦੇ ਸੰਸਕਾਰ ਆਪਣੇ ਮਨ ਦੀ ਪੱਟੀ ਉੱਤੇ) ਲਿਖਾ ਕੇ ਉਹ (ਜਗਤ ਵਿਚ) ਆਉਂਦਾ ਹੈ (ਇਥੇ ਭੀ ਉਸ ਨੂੰ) ਸਮਝ ਨਹੀਂ ਪੈਂਦੀ, ਆਪਣੇ ਮਨ ਦੇ ਪਿੱਛੇ ਤੁਰ ਕੇ ਹੀ ਕਰਮ ਕਰਦਾ ਰਹਿੰਦਾ ਹੈ, (ਸਹੀ

ਜੀਵਨ-ਜੁਗਤਿ ਦੀ ਸੂਝ) ਹਾਸਲ ਨਹੀਂ ਕਰਦਾ, ਤੇ ਪਰਮਾਤਮਾ ਦੇ ਨਾਮ ਤੋਂ ਵਾਂਜਿਆਂ ਰਹਿ ਕੇ ਮਨੁੱਖਾ ਜਨਮ ਅਜਾਈਂ ਗਵਾ ਜਾਂਦਾ ਹੈ। ੩।

(ਹੇ ਭਾਈ !) ਸਦਾ-ਬਿਰ ਪ੍ਰਭੂ ਦਾ ਨਾਮ ਸਿਮਰਨ ਹੀ ਕਰਨ-ਜੋਗ ਕੰਮ ਹੈ, ਗੁਰੂ ਦਾ ਸ਼ਬਦ (ਹਿਰਦੇ ਵਿਚ ਵਸਾਣਾ ਹੀ) ਸ੍ਰੇਸ਼ਟ (ਉੱਦਮ) ਹੈ। ਪੂਰੇ ਗੁਰੂ ਦੀ ਰਾਹੀਂ ਹੀ ਵਿਕਾਰਾਂ ਤੋਂ ਖਲਾਸੀ ਪਾਣ ਦਾ ਦਰਵਾਜ਼ਾ ਲੱਭਦਾ ਹੈ। (ਗੁਰੂ ਜਿਨ੍ਹਾਂ ਨੂੰ) ਹਰ ਵੇਲੇ ਆਪਣੀ ਬਾਣੀ ਦੀ ਰਾਹੀਂ ਆਪਣੇ ਸ਼ਬਦ ਦੀ ਰਾਹੀਂ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣਾਂਦਾ ਰਹਿੰਦਾ ਹੈ, ਉਹ ਸਦਾ-ਬਿਰ ਪ੍ਰਭੂ ਦੇ ਨਾਮ ਵਿਚ ਰੰਗੇ ਜਾਂਦੇ ਹਨ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ। ੪।

ਜਿਸ ਮਨੁੱਖ ਦੀ ਜੀਭ ਪੂਰੀ ਲਗਨ ਲਾ ਕੇ ਪਰਮਾਤਮਾ ਦੇ ਨਾਮ-ਰਸ ਵਿਚ ਰੰਗੀ ਜਾਂਦੀ ਹੈ, ਉਸ ਦਾ ਮਨ ਆਤਮਕ ਅਡੋਲਤਾ ਵਿਚ ਮਸਤ ਰਹਿੰਦਾ ਹੈ, ਉਸ ਦਾ ਸਰੀਰ ਪ੍ਰੇਮ-ਰੰਗ ਵਿਚ ਮਗਨ ਰਹਿੰਦਾ ਹੈ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਿਆਰੇ ਪ੍ਰੀਤਮ ਪ੍ਰਭੂ ਨੂੰ ਮਿਲ ਪੈਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ। ੫।

ਜਿਸ ਮਨੁੱਖ ਦੇ ਹਿਰਦੇ ਵਿਚ ਲਗਨ ਹੈ, ਉਹੀ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਹ ਗੁਰੂ ਦੇ ਸ਼ਬਦ ਵਿਚ ਜੁਝ ਕੇ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਮਗਨ ਹੋਇਆ ਰਹਿੰਦਾ ਹੈ। ਮੈਂ ਸਦਾ ਉਹਨਾਂ ਬੰਦਿਆਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਦੱਸੀ ਕਾਰ ਵਿਚ ਆਪਣਾ ਚਿੱਤ ਲਾਇਆ ਹੋਇਆ ਹੈ। ੬।

ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਮਨੁੱਖਾਂ ਦਾ ਹਿਰਦਾ (ਸਿਫ਼ਤਿ-ਸਾਲਾਹ ਦੇ ਰਸ ਨਾਲ) ਭਿੱਜਿਆ ਰਹਿੰਦਾ ਹੈ, ਜਿਨ੍ਹਾਂ ਦਾ ਮਨ ਸਦਾ-ਬਿਰ ਪ੍ਰਭੂ ਦਾ ਨਾਮ ਸਿਮਰ ਕੇ ਸਦਾ-ਬਿਰ ਦੀ ਯਾਦ ਵਿਚ ਗਿੱਝਿਆ ਰਹਿੰਦਾ ਹੈ ਉਹ ਸ੍ਰੇਸ਼ਟ ਅੰਤਰ ਆਤਮੇ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ। ਪ੍ਰਭੂ ਆਪ ਹੀ ਉਹਨਾਂ ਨੂੰ ਇਹ ਸਰਧਾ ਬਖਸ਼ਦਾ ਹੈ ਕਿ ਸਿਫ਼ਤਿ-ਸਾਲਾਹ ਦੀ ਕਾਰ ਹੀ ਸਹੀ ਜੀਵਨ-ਕਾਰ ਹੈ। ੭।

ਪਰ ਪ੍ਰਭੂ ਦਾ ਨਾਮ ਸਿਮਰਨ ਦੀ ਸੂਝ ਉਹੀ ਮਨੁੱਖ ਹਾਸਲ ਕਰਦਾ ਹੈ, ਜਿਸ ਉੱਤੇ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ। ਗੁਰੂ ਦੀ ਕਿਰਪਾ ਨਾਲ (ਨਾਮ ਸਿਮਰਿਆਂ) ਉਸ ਦੀ ਹਉਮੈ ਦੂਰ ਹੋ ਜਾਂਦੀ ਹੈ। ਹੇ ਨਾਨਕ ! ਉਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਉਸ ਨੂੰ ਸੋਭਾ ਮਿਲਦੀ ਹੈ। ੮। ੯। ੧੦।